

ਸੂਹੀ ਮਹਲਾ ੧ ਘਰੁ ੯

੧੬ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਉਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੁਝਹਿ ਆਪਣਾ ਸੇ ਪਸੁਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥ ਅਨ ਕੇ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੁ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੁਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮ ਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥{ਪੰਨਾ ੨੫੧}

ਪਦ ਅਰਥ :—ਭ੍ਰਮਿ—ਭਟਕਣਾ ਵਿਚ (ਪੈ ਕੇ) । ਠਗਿ—ਠੱਗੀ (ਜਾਂਦੀ ਹੈ) । ਮੁਠੀ—ਲੁੱਟੀ (ਜਾਂਦੀ) ਹੈ । ਕੂੜਿਆਰਿ—ਕੂੜ ਦੀ ਵਪਾਰਨ (ਜੀਵ-ਇਸੜੀ) । ਸੇਤੀ—ਨਾਲ ।੧।

ਕਿਆ ਰੰਗੀਐ—ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿੰਦੀ । ਸਚੇ ਸਿਉ—ਸਦਾ-ਬਿਰ ਪ੍ਰਭੁ ਨਾਲ ।੧। ਰਹਾਉ ।

ਕੁੰਡਾ—ਕੁੰਡਾਂ, ਪਾਸੇ, ਕੁੰਟਾਂ । ਭਵਹਿ—ਤੂੰ ਭਵੇਂ । ਧਨੁ—ਨਾਮ-ਧਨ । ਬਧਿਕ—ਸ਼ਿਕਾਰੀ । ਥਾਇ ਨ ਪਾਹਿ—ਤੂੰ ਥਾਂ ਸਿਰ ਨਹੀਂ ਪਾਏਂਗੀ, ਤੂੰ ਪਰਵਾਨ ਨਹੀਂ ਹੋਵੇਂਗੀ । ਗੁਰਿ—ਗੁਰੂ ਨੇ । ਉਬਰੇ—ਬਚ ਗਏ ।੨।

ਕਠੋਰ—ਸਖਤ, ਨਿਰਦਈ । ਦੂਜੈ ਵਿਆਪੇ—ਮਾਇਆ ਦੇ ਮੋਹ ਵਿਚ ਦਬੇ ਹੋਏ, ਪ੍ਰਭੁ ਤੋਂ ਬਿਨਾ ਕਿਸੇ ਹੋਰ ਵਿਚ ਫਸੇ ਹੋਏ । ਢੋਰ—ਪਸੂ, ਮਹਾਂ ਮੂਰਖ ।੩।

ਚਿਤਿ—ਚਿੱਤ ਵਿਚ । ਆਵਈ—ਆਵਏ, ਆਵੈ, ਆਉਂਦਾ । ਤਿਤੁ ਤਨਿ—ਉਸ ਸਰੀਰ ਵਿਚ ।੪।

ਬਾਕੀ ਵਾਲਾ—ਕਰਜ਼ਾਈ, ਜਿਸ ਨੇ ਵਿਕਾਰਾਂ-ਰੂਪ ਕਰਜ਼ੇ ਦੀ ਪੰਡ ਚੁੱਕੀ ਹੋਈ ਹੈ । ਤਲਬੀਐ—ਸੱਦਿਆ ਜਾਂਦਾ ਹੈ (ਲੇਖਾ ਦੇਣ ਵਾਸਤੇ) । ਸਿਰਿ—(ਉਸ ਦੇ) ਸਿਰ ਉਤੇ । ਜੰਦਾਰੁ—ਜੰਦਾਲ, ਅਵੈੜਾ, ਜਮ । ਲਿਵ—ਲਗਨ, ਖਿੱਚ ।੫।

ਕੇ—ਕੋਈ । ਅਨ—{अन्य} ਹੋਰ । ਕੀਜੈ—ਬਣਾਇਆ ਜਾਏ । ਮਰਿ ਜਾਇ—(ਆਤਮਕ ਮੌਤੇ) ਮਰ ਜਾਂਦਾ ਹੈ । ਦੇਖਿ—ਵੇਖ ਕੇ । ਤੇ—ਤੋਂ, ਦੀ ਰਾਹੀਂ । ਨਦਰੀ—ਮੇਹਰ ਦੀ ਨਿਗਾਹ ਨਾਲ ।੬।

ਗਾਫਲ—ਹੇ ਗਾਫਲ ! ਹੇ ਬੇ-ਸਮਝ ! ਹੇ ਲਾਪਰਵਾਹ ਬੰਦੇ ! ਵਿਹੁਣਾ—ਸੱਖਣਾ । ਖਿੰਚੋਤਾਣਿ—ਖਿੱਚਾ-ਖਿਚੀ ਵਿਚ । ਵਿਗੁਚੀਐ—ਖੁਆਰ ਹੋਈਦਾ ਹੈ । ਬੁਰਾ ਭਲਾ ਦੁਇ—ਨੇਕੀ ਤੇ ਬਦੀ ਦੋਵੇਂ । ਭੈ—ਸਹਿਮ ਵਿਚ । ਜੋਹੀ—ਤੱਕੀ, ਨਜ਼ਰ ਹੇਠ ਰੱਖੀ । ਕਾਲਿ—ਕਾਲ ਨੇ ।੭।

ਜਿਨਿ—ਜਿਸ (ਕਰਤਾਰ) ਨੇ । ਕਾਰਣੁ—ਜਗਤ । ਸਭਸੈ—ਹਰੇਕ ਜੀਵ ਨੂੰ । ਆਧਾਰੁ—ਆਸਰਾ । ਮਨਹੁ—ਮਨ ਤੋਂ । ਨਿਧਾਰਾ—ਨਿਆਸਰਿਆਂ ਦਾ ।੮।

**ਅਰਥ :**—ਹੇ ਭਾਈ ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।੧। ਰਹਾਉ ।

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸੜੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।੧।

ਹੇ ਜਿੰਦੇ ! ਜੇ ਤੂੰ ਚਾਰੇ ਕੂਟਾਂ ਭਾਲਦੀ ਫਿਰੋਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ । ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੋਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ । ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ।੨।

(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।੩।

(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲੁਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ ।

(ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।੪।

(ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ । ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ।੫।

ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ । ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ । (ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।੬।

ਹੇ ਅਵੇਸਲੇ ਤੇ ਗਿਆਨ-ਹੀਣ ਜੀਵ ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ । ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ

ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖੁਆਰ ਹੋਵੀਦਾ ਹੈ । ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ । ੨ ।

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ । ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ ।

ਹੇ ਨਾਨਕ ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ । ੮।੧।੨।

ਨੋਟ :—ਪਹਿਲੀ ਅਸ਼ਟਪਦੀ ‘ਘਰ ੧’ ਦੀ ਹੈ । ਇਹ ਦੂਜੀ ਅਸ਼ਟਪਦੀ ‘ਘਰ ੯’ ਦੀ ਹੈ । ਅੰਕ ੧ ਇਹੀ ਪਰਗਟ ਕਰਦਾ ਹੈ । ਕੁੱਲ ਜੋੜ ੨ ਹੈ ।

### ਸੂਹੀ ਮਹਲਾ ੧ ਕਾਫੀ ਘਰੁ ੧੦

੧੬ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ {ਪੰਨਾ ੭੫੧}

ਨੋਟ :—ਇਹ ਅਸ਼ਟਪਦੀ ਸੂਹੀ ਅਤੇ ਕਾਫੀ ਦੋਹਾਂ ਮਿਲਵੀਆਂ ਰਾਗਣੀਆਂ ਵਿਚ ਗਾਈ ਜਾਣੀ ਹੈ । ਕਾਫੀ ਇਕ ਰਾਗਣੀ ਦਾ ਨਾਮ ਹੈ ।

ਪਦ ਅਰਥ :—ਮਾਣਸ ਜਨਮੁ—ਮਨੁੱਖਾ ਜਨਮ । ਦੁਲੰਭੁ—ਦੁਰਲੱਭ, ਬੜੀ ਮੁਸ਼ਕਲ ਨਾਲ ਮਿਲਣ ਵਾਲਾ । ਪਾਇਆ—ਕਦਰ ਪਾਈ । ਚੁਲੰਭੁ—ਗੂੜ੍ਹਾ ਲਾਲ । ੧।

ਸਵਾਰਿ—ਸਵਾਰ ਕੇ । ਵਖਰੁ—ਵਪਾਰ ਦਾ ਸੌਦਾ । ਸਚੁ—ਸਦਾ-ਥਿਰ ਨਾਮ । ਲੈ—ਲੈ ਕੇ । ਪਤਿ—ਇੱਜ਼ਤ । ਦਰਬਾਰਿ—ਪ੍ਰਭੂ ਦੀ ਹਜ਼ੂਰੀ ਵਿਚ । ਭੈ—ਡਰ-ਅਦਬ ਵਿਚ (ਰਹਿ ਕੇ) । ੧। ਰਹਾਉ ।

ਮਨਿ—ਮਨ ਵਿਚ । ਤਨਿ—ਸਰੀਰ ਦੀ ਰਾਹੀਂ । ਸਾਲਾਹਿ—ਸਲਾਹ ਕੇ, ਸਿਫਤਿ-ਸਾਲਾਹ ਕਰ ਕੇ । ਲਾਲਿ—ਲਾਲ (ਰੰਗ) ਵਿਚ । ਰਤਾ—ਰੰਗਿਆ ਗਿਆ । ੨।

ਹਉ—ਮੈਂ । ਸਾਰਿ—ਸੰਭਾਲ ਕੇ । ਤੂ ਵਸੈ—‘ਤੂ ਹੀ ਤੂ’ ਦਾ ਬੋਲ ਵੱਸ ਪਏ । ਸਹਜੇ—ਸਹਿਜ ਵਿਚ, ਅਡੋਲ ਆਤਮਕ ਅਵਸਥਾ ਵਿਚ । ਰਸਿ—(ਨਾਮ-) ਅੰਮ੍ਰਿਤ ਨਾਲ । ਰਸੈ—ਰਸਦਾ ਹੈ, ਭਿੱਜਦਾ ਹੈ, ਰਚਦਾ ਹੈ । ੩।

ਮਨ—ਹੇ ਮਨ ! ਆਖਉ—ਮੈਂ ਆਖਾਂ । ਕੇਤੜਾ—ਕਿਤਨਾ ਕੁ ? ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਗਾਇ—ਗਾ ਕੇ । ਰੰਗਿ—ਰੰਗ ਵਿਚ । ਰੰਗੇਤੜਾ—ਰੰਗਿਆ ਜਾ । ੪।

ਰਿਦੈ—ਹਿਰਦੇ ਵਿਚ । ਸਮਾਲਿ—ਸਾਂਭ । ਸੰਤਾਪਣਾ—ਕਲੇਸ਼ ਦੇ ਸਕਣਾ । ੫।

ਰੰਗੁ—(ਨਾਮ ਦੀ) ਲਾਲੀ । ਮਰਸੀ—ਆਤਮਕ ਜੀਵਨ ਗਵਾ ਬੈਠੇਗਾ । ਵਿਡਾਣਾ—ਓਪਰਾ, ਨਿਖਸਮਾ । ਭੰਗੁ—  
ਤੋਟ, ਵਿਛੋੜਾ । ੬।

ਲਾਹਾ—ਲਾਭ । ਆਣਿਆ—ਲਿਆਂਦਾ । ਨਿਰਬਾਣੁ—ਵਾਸਨਾ-ਰਹਿਤ ਪ੍ਰਭੂ । ੭।

ਭਾਵਸੀ—ਚੰਗੀ ਲੱਗੇ, ਪਸੰਦ ਆਵੇ । ਮੈ—ਮੈਨੂੰ, ਮੇਰੇ ਹਿਰਦੇ ਵਿਚ । ਗਾਵਸੀ—ਗਾਵੇਗਾ । ੮।

**ਅਰਥ :**—ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਬਿਰ  
ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ)  
ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ । ੧। ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ  
ਹੈ ਜੋ ਗੁਰੂ ਦੀ ਸਰਨ ਪਏ । ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ  
ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ  
ਲਾਲੀ ਚੜ੍ਹੀ ਰਹਿੰਦੀ ਹੈ) । ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਬਿਰ ਪਰਮਾਤਮਾ ਦੀ  
ਸਿਫਤਿ-ਸਾਲਾਹ ਕਰ ਕੇ ਸਦਾ-ਬਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ । ਪ੍ਰਭੂ-ਨਾਮ ਦੀ ਲਾਲੀ ਵਿਚ  
ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) । ੨।

ਹੇ ਪ੍ਰਭੂ ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ  
ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ “ਤੂ ਹੀ ਤੂ” ਦੀ ਧੁਨ  
ਲੱਗ ਪਏ । ੩।

ਹੇ ਮੇਰੇ ਮੂਰਖ ਮਨ ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫਤਿ-  
ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ  
ਲੈ) । ੪।

ਹੇ ਭਾਈ ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ । ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ)  
ਗੁਣ ਨਾਲ ਲੈ ਕੇ (ਜੀਵਨ ਸਫਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ । ੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ  
ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ । ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ  
ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ । ੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ  
ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ  
ਲਈ । ੭।

ਹੇ ਪ੍ਰਭੂ ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ  
ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ । ੮। ੧। ੩।

**ਨੋਟ :**—ਇਹ ਅਸਟਪਦੀ ‘ਘਰੁ ੧੦’ ਦੀ ਹੈ । ਕੁੱਲ ਜੋੜ ੩ ਹੈ ।

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥  
 ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ  
 ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ  
 ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਹਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ  
 ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ  
 ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ  
 ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ  
 ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ {ਪੰਨਾ ੨੫੨}

**ਪਦ ਅਰਥ** :—ਆਰਣਿ—ਭੱਠੀ ਵਿਚ । ਭੰਨਿ—ਭੰਨ ਕੇ, ਗਾਲ ਕੇ । ਸਾਕਤੁ—ਰੱਬ ਨਾਲੋਂ ਟੁੱਟਾ ਹੋਇਆ ਮਨੁੱਖ,  
 ਮਾਇਆ-ਵੇੜਿਆ ਜੀਵ । ਭਵੈ—ਭਟਕਦਾ ਹੈ, ਭੌਂਦਾ ਹੈ । ਭਵਾਈਐ—(ਜੂਨਾਂ ਵਿਚ) ਪਾਇਆ ਜਾਂਦਾ ਹੈ । ੧।

ਆਵੈ ਜਾਇ—ਜੰਮਦਾ ਮਰਦਾ ਹੈ । ੧। ਰਹਾਉ।

ਗੁਰਮੁਖਿ—ਗੁਰੂ ਦੀ ਸਰਨ ਪਿਆ ਮਨੁੱਖ । ਮੇਲਹਿ—(ਹੇ ਪ੍ਰਭੂ ! ) ਤੂੰ (ਗੁਰੂ) ਮਿਲਾਂਦਾ ਹੈਂ । ੨।

ਦੇਹਿ—ਜੇ ਤੂੰ ਦੇਂਦਾ ਹੈਂ । ਥਾਪਿ—ਰਚ ਕੇ । ਉਥਾਪਿ—ਨਾਸ ਕਰ ਕੇ । ਦਰਿ—ਅੰਦਰ, ਵਿਚ । ਬੀਨਾਈਐ—  
 ਬੀਨਾਈ, ਨਿਗਾਹ, ਨਜ਼ਰ । ੩।

ਹੋਵਹਿ—ਹੋ ਜਾਇਗੀ । ਪਵਣੁ—ਸੁਆਸ । ਅਉਤਾਕੁ—ਬੈਠਕ । ੪।

ਦਿਹੁ ਦੀਵੀ—ਦਿਨ ਦੀਵੀ, ਚਿੱਟਾ ਦਿਨ ਹੁੰਦਿਆਂ ਭੀ । ਅੰਧ ਘੋਰੁ—ਘੁੱਪ ਹਨੇਰਾ । ਘਬੁ—ਘਰ ਦਾ ਮਾਲ ।  
 ਮੁਹਾਈਐ—ਲੁੱਟਿਆ ਜਾਂਦਾ ਹੈ । ਗਰਬਿ—ਅਹੰਕਾਰ ਵਿਚ । ਮੁਸੈ—ਚੁਰਾਂਦਾ ਹੈ । ਰੂਆਈਐ—ਸ਼ਿਕਾਇਤ ਕੀਤੀ  
 ਜਾਏ । ੫।

ਨ ਲਾਗਿ—ਨਹੀਂ ਲੱਗ ਸਕਦਾ । ਨਾਮਿ—ਨਾਮ ਦੀ ਰਾਹੀਂ । ਆਗਿ—ਤ੍ਰਿਸ਼ਨਾ-ਅੱਗ । ਦੀਪਾਈਐ—ਜਗਦੀ ਹੈ,  
 ਚਮਕਦੀ ਹੈ । ੬।

ਗੁਰਿ—ਗੁਰੂ ਨੇ । ਨਿਹਕਾਮੁ—ਵਾਸਨਾ-ਰਹਿਤ । ੭।

ਦਿਹੈ—ਦਿਨੇ । ਮੰਨਿ—ਮਨਿ, ਮਨ ਵਿਚ । ੮।

**ਅਰਥ** :—(ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ  
 ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ,  
 ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ । ੧। ਰਹਾਉ।

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ  
 ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ  
 ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) । ੧।

ਹੇ ਪ੍ਰਭੂ ! (ਭਟਕ ਭਟਕ ਕੇ ਆਖਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ)  
 ਬਚਾਂਦਾ ਹੈਂ; ਉਹ, ਹੇ ਪ੍ਰਭੂ ! ਤੇਰਾ ਨਾਮ ਸਿਮਰਦਾ ਹੈ । ਗੁਰੂ (ਭੀ) ਤੂੰ ਆਪਣੀ ਰਜਾ ਅਨੁਸਾਰ ਹੀ ਮਿਲਾਂਦਾ ਹੈਂ  
 (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) । ੨।

ਹੇ ਪ੍ਰਭੂ ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ । ਜੇ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ।੩।

ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ।੪।

(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ । ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ । (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ ? ।੫।

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ । ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ।੬।

ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ।੭।

ਹੇ ਨਾਨਕ ! (ਪ੍ਰਭੂ-ਦਰ ਤੇ ਅਰਦਾਸ ਕਰ—ਹੇ ਪ੍ਰਭੂ ! ) ਜੇ ਤੈਨੂੰ ਭਾਵੇ (ਤਾਂ ਮੋਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ ।੮।੨।੪।

**ਨੋਟ :**—‘ਘਰ ੧੦’ ਦੀ ਇਹ ਦੂਜੀ ਅਸਟਪਦੀ ਹੈ ।

ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੇ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥ {ਪੰਨਾ ੭੫੨}

**ਪਦ ਅਰਥ :**—ਮਨਹੁ—ਮਨ ਤੋਂ । ਅਹਿ—ਦਿਨ । ਨਿਸਿ—ਰਾਤ । ਰਾਖਹਿ—(ਹੇ ਪ੍ਰਭੂ ! ) ਤੂੰ ਰੱਖੇਂ । ਧਾਰਿ—ਧਾਰ ਕੇ, ਕਰ ਕੇ ।੧।

ਲਕੁਟੀ—ਛੋਟੀ ਲੱਕੜੀ, ਡੰਗੋਰੀ, ਸੋਟੀ । ਟੋਹਣੀ—ਆਸਰਾ ਦੇਣ ਵਾਲੀ ਡੰਗੋਰੀ (ਜਿਸ ਨਾਲ ਟੋਹ ਟੋਹ ਕੇ ਰਸਤਾ ਲੱਭਿਆ ਜਾ ਸਕੇ) । ਰਹਉ—ਮੈਂ ਰਹਿੰਦਾ ਹਾਂ । ਟੇਕ—ਆਸਰਾ । ਮੋਹਣੀ—ਮੋਹ ਲੈਣ ਵਾਲੀ ।੧।ਰਹਾਉ।

ਜਹ—ਜਿਧਰ, ਜਿਥੇ । ਦੇਖਉ—ਮੈਂ ਵੇਖਦਾ ਹਾਂ । ਗੁਰਿ—ਗੁਰੂ ਨੇ । ਭਾਲਿ—ਦੂਢ ਕੇ । ਸਬਦਿ—(ਗੁਰੂ ਦੇ) ਸ਼ਬਦ ਦੀ ਰਾਹੀਂ । ਨਿਹਾਲਿਆ—ਵੇਖ ਲਿਆ ਹੈ ।੨।

ਸੇਵੀ—ਮੈਂ ਸੇਵਾ ਕਰਾਂ, ਮੈਂ ਸਿਮਰਾਂ । ਸਤਿਗੁਰ ਭਾਇ—ਗੁਰੂ ਦੇ ਅਨੁਸਾਰ ਰਹਿ ਕੇ । ਭੰਜਨਾ—ਨਾਸ ਕਰਨ ਵਾਲਾ ।੩।

ਜਨਮਤ ਹੀ—ਜੰਮਦਿਆਂ ਹੀ । ਮਰਣਾ—ਆਤਮਕ ਮੌਤ । ਆਇ ਕੈ—(ਜਗਤ ਵਿਚ) ਆ ਕੇ । ਜਨਮੁ ਮਰਣੁ—ਜਨਮ ਤੋਂ ਮਰਨ ਤਕ (ਸਾਰੀ ਉਮਰ) ।੪।

ਹਉ—ਮੈਂ । ਤੁਧ ਹੀ—ਤੂੰ ਹੀ । ਥਾਪਿ—ਪੈਦਾ ਕਰ ਕੇ । ਉਥਾਪਿ—ਉਥਾਪੇ, ਨਾਸ ਕਰਦਾ ਹੈ । ਨਿਵਾਜਿਆ—ਆਦਰ-ਮਾਣ ਦਿੱਤਾ ।੫।

ਦੇਹੀ—ਸਰੀਰ । ਭਸਮ—ਸੁਆਹ, ਮਿੱਟੀ । ਰੁਲਾਇ—ਰੁਲਾ ਕੇ, ਮਿਲਾ ਕੇ । ਕਹ—ਕਿਥੇ ? ਵਿਸਮਾਦੁ—ਹੈਰਾਨੀ, ਅਸਚਰਜਤਾ ।੬।

ਹਦੂਰਿ—ਅੰਗ-ਸੰਗ, (ਹਰ ਥਾਂ) ਹਾਜ਼ਰ ।੭।

ਮੈ—ਮੈਨੂੰ, ਮੇਰੇ ਹਿਰਦੇ ਵਿਚ । ਦੇਇ—ਦੇਂਦਾ ਹੈ ।੮।

**ਅਰਥ :**—ਮੈਨੂੰ (ਮਾਇਆ ਦੇ ਮੋਹ ਵਿਚ) ਅੰਨ੍ਹੇ ਨੂੰ ਪਰਮਾਤਮਾ ਦਾ ਨਾਮ ਡੰਗੋਰੀ (ਦਾ ਕੰਮ ਦੇਂਦਾ) ਹੈ, (ਮੇਰੇ ਲਈ) ਟੋਹਣੀ ਹੈ (ਜਿਸ ਨਾਲ ਟੋਹ ਟੋਹ ਕੇ ਮੈਂ ਜੀਵਨ ਦਾ ਸਹੀ ਰਸਤਾ ਲੱਭਦਾ ਹਾਂ) । (ਜਦੋਂ) ਮੈਂ ਮਾਲਕ-ਪ੍ਰਭੂ ਦੇ ਆਸਰੇ ਰਹਿੰਦਾ ਹਾਂ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਮੋਹ ਨਹੀਂ ਸਕਦੀ ।੧। ਰਹਾਉ।

(ਹੇ ਜਿੰਦੇ ! ) ਪਰਮਾਤਮਾ ਦੇ ਨਾਮ ਨੂੰ ਮਨ ਤੋਂ ਨਾਹ ਭੁਲਾ । ਦਿਨ ਰਾਤ—ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ । ਹੇ ਪ੍ਰਭੂ ! ਜਿਵੇਂ ਮੇਹਰ ਕਰ ਕੇ ਤੂੰ ਮੈਨੂੰ (ਮਾਇਆ ਦੇ ਮੋਹ ਤੋਂ) ਬਚਾਏ, ਤਿਵੇਂ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।੧।

(ਹੇ ਪ੍ਰਭੂ ! ) ਜਿਧਰ ਮੈਂ ਵੇਖਦਾ ਹਾਂ ਉਧਰ ਹੀ ਗੁਰੂ ਨੇ ਮੈਨੂੰ ਵਿਖਾ ਦਿੱਤਾ ਹੈ ਕਿ ਤੂੰ ਮੇਰੇ ਨਾਲ ਹੀ ਹੈਂ । ਬਾਹਰ ਲੱਭ ਲੱਭ ਕੇ ਹੁਣ ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਤੈਨੂੰ ਆਪਣੇ ਅੰਦਰ ਵੇਖ ਲਿਆ ਹੈ ।੨।

ਹੇ ਮਾਇਆ-ਰਹਿਤ ਪ੍ਰਭੂ ! ਗੁਰੂ ਦੇ ਅਨੁਸਾਰ ਰਹਿ ਕੇ ਮੈਂ ਤੇਰਾ ਨਾਮ ਸਿਮਰਦਾ ਹਾਂ । ਹੇ ਭਰਮ ਤੇ ਭਉ ਨਾਸ ਕਰਨ ਵਾਲੇ ਪ੍ਰਭੂ ! ਜੇ ਕੁਝ ਤੈਨੂੰ ਚੰਗਾ ਲੱਗਦਾ ਹੈ ਮੈਂ ਉਸੇ ਨੂੰ ਤੇਰੀ ਰਜਾ ਸਮਝਦਾ ਹਾਂ ।੩।

(ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ ਤਾਂ) ਜੰਮਦਿਆਂ ਹੀ ਜਗਤ ਵਿਚ ਆਉਂਦਿਆਂ ਹੀ ਆਤਮਕ ਮੌਤ ਦਾ ਦੁੱਖ ਆ ਵਾਪਰਦਾ ਹੈ । ਪਰਮਾਤਮਾ ਦੇ ਗੁਣ ਗਾ ਕੇ ਸਾਰਾ ਹੀ ਜੀਵਨ ਸਫਲਾ ਹੋ ਜਾਂਦਾ ਹੈ ।੪।

ਹੇ ਪ੍ਰਭੂ ! ਤੂੰ ਹੀ (ਸਾਰਾ ਜਗਤ) ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ । ਜਿਸ ਜੀਵ ਨੂੰ ਤੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ ਜਿਸ ਦੇ ਅੰਦਰ ਤੂੰ (ਪਰਗਟ) ਹੁੰਦਾ ਹੈਂ ਉਸ ਦੇ ਅੰਦਰ 'ਹਉਮੈ' ਨਹੀਂ ਰਹਿ ਜਾਂਦੀ ।੫।

ਜੀਵਾਤਮਾ (ਆਪਣੇ ਸਰੀਰ ਨੂੰ ਛੱਡ ਕੇ) ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ, ਕਿੱਥੇ ਚਲਾ ਜਾਂਦਾ ਹੈ । ਅਚਰਜ ਕੌਤਕ ਵਰਤਦਾ ਹੈ । (ਪਰ ਹੇ ਪ੍ਰਭੂ ! ) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ ।੬।

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਹੇ ਪ੍ਰਭੂ ! ਤੂੰ (ਕਿਸੇ ਭੀ ਥਾਂ ਤੋਂ) ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ, ਅੰਦਰ ਭੀ ਤੂੰ ਹੈਂ (ਬਾਹਰ ਭੀ ਤੂੰ ਹੈਂ) ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ ।੭।

ਹੇ ਨਾਨਕ ! (ਅਰਦਾਸ ਕਰ—ਹੇ ਪ੍ਰਭੂ ! ) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ । (ਤੇਰੀ ਮੇਹਰ ਨਾਲ) ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ (ਤੇਰੇ) ਗੁਣ ਗਾਂਦਾ ਹੈ ।੮।੩।੫।

ਨੋਟ :—‘ਘਰੂ ੧੦’ ਦੀਆਂ ੩ ਅਸਟਪਦੀਆਂ । ਕੁੱਲ ਜੋੜ ਸੂਹੀ ਵਿਚ ੫ ।

ਰਾਗੁ ਸੂਹੀ ਮਹਲਾ ੩ ਘਰੂ ੧ ਅਸਟਪਦੀਆ

੧੯ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ  
ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨ੍ਹਿਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ  
ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹਿ  
ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ  
॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥  
ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ {ਪੰਨਾ ੭੫੩}

ਪਦ ਅਰਥ :—ਨਾਮੈ ਹੀ ਤੇ—ਪਰਮਾਤਮਾ ਦੇ ਨਾਮ ਤੇ ਹੀ । ਨ ਜਾਪੈ—ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ ।  
ਮਹਾ ਰਸੁ—ਵੱਡੇ ਰਸ ਵਾਲਾ । ਸਾਦੁ—ਸੁਆਦ । ਚੀਨ੍ਹਿਸਿ—ਪਛਾਣਦਾ । ਆਪੈ—ਆਪਣੇ ਆਪ ਨੂੰ, ਆਪਣੇ  
ਆਤਮਕ ਜੀਵਨ ਨੂੰ । ਗੁਰਮੁਖਿ—ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ । ਜਾਣੈ—ਸਾਂਝ ਪਾਂਦਾ ਹੈ । ਸੰਤਾਪੈ—ਦੁੱਖ  
ਦੇਂਦਾ ।੧।

ਵਿਟਹੁ—ਤੋਂ । ਜਿਨਿ—ਜਿਸ (ਗੁਰੂ) ਨੇ । ਸਿਉ—ਨਾਲ । ਲਿਵ—ਲਗਨ, ਪ੍ਰੀਤਿ । ਚੀਨ੍ਹਿ—ਪਛਾਣ ਕੇ ।  
ਆਤਮੁ—ਆਪਣਾ ਆਪਾ । ਪਰਗਾਸਿਆ—ਰੋਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ । ਸਹਜੇ—ਆਤਮਕ ਅਡੋਲਤਾ  
ਵਿਚ ।੧। ਰਹਾਉ ।

ਜੀਉ—ਜਿੰਦ । ਪਿੰਡੁ—ਸਰੀਰ । ਤੇ—ਤੋਂ । ਉਪਜੈ—ਪੈਦਾ ਹੁੰਦਾ ਹੈ, ਆਤਮਕ ਜਨਮ ਲੈਂਦਾ ਹੈ । ਮਨਮੁਖਿ—  
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਬਿਖ—ਜ਼ਹਿਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਜ਼ਹਿਰ ।  
ਮੋਹਿ—ਮੋਹ ਵਿਚ ।੨।

ਅਰਥ :—ਹੇ ਭਾਈ ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ  
ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ  
ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧। ਰਹਾਉ ।

ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੋਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ  
ਬਿਨਾ ਨਾਮ ਦੀ ਕਦਰ ਨਹੀਂ ਪੈਂਦੀ । ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ  
ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ । ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ  
ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ । ਜਦੋਂ  
ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ  
ਦੁੱਖ ਨਹੀਂ ਸਤਾ ਸਕਦਾ ।੧।

ਹੇ ਭਾਈ ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ,  
ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ  
ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ  
ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ,  
ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ । ਪਿਆਰੇ  
ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ।੨।



ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੇ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛੁਡਾਏ ॥੪॥ {ਪੰਨਾ ੭੫੩}

**ਪਦ ਅਰਥ :-**ਸੋਈ—ਉਹੀ ਮਨੁੱਖ । ਸੇਵਕੁ—ਪਰਮਾਤਮਾ ਦਾ ਭਗਤ । ਸਤਿਗੁਰ ਸੇਵੇ—ਗੁਰੂ ਦੀ ਸਰਨ ਪਏ । ਸਤਿਗੁਰ ਭਾਏ—ਸਤਿਗੁਰ ਭਾਇ, ਗੁਰੂ ਦੀ ਰਜਾ ਵਿਚ । ਸਾਚਾ ਸਬਦੁ—ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ । ਸਾਚੀ—ਸਦਾ ਕਾਇਮ ਰਹਿਣ ਵਾਲੀ । ਸਾਚਾ—ਸਦਾ-ਬਿਰ ਰਹਿਣ ਵਾਲਾ ਪਰਮਾਤਮਾ । ਮੰਨਿ—ਮਨਿ, ਮਨ ਵਿਚ । ਗੁਰਮੁਖਿ—ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ । ਆਖੈ—ਉਚਾਰਦਾ ਹੈ । ਜਾਏ—ਦੂਰ ਹੋ ਜਾਂਦੀ ਹੈ । ਆਪੇ—(ਪ੍ਰਭੂ) ਆਪ ਹੀ । ਕਰਮੁ—ਬਖਸ਼ਿਸ਼ ।੩।

ਘਾਲੇ—(ਸਿਮਰਨ ਦੀ) ਮੇਹਨਤ ਕਰਦਾ ਹੈ । ਖਟੇ—ਨਾਮ-ਧਨ ਖੱਟਦਾ ਹੈ । ਅਲਿਪਤੁ—ਨਿਰਲੇਪ । ਸਾਚੈ ਰੰਗਿ—ਸਦਾ-ਬਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ । ਰਾਤਾ—ਰੰਗਿਆ ਹੋਇਆ । ਗੁਰ ਕੈ—ਗੁਰੂ ਦੀ ਰਾਹੀਂ, ਗੁਰੂ ਦੇ ਦਰ ਤੇ ਰਹਿ ਕੇ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਏ—ਸੁਭਾਇ, ਪ੍ਰੇਮ ਵਿਚ । ਮਨਮੁਖੁ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਕੂੜੇ—ਕੂੜ ਹੀ, ਝੂਠ ਹੀ । ਜਮ ਕਾਲਿ ਬਾਧਾ—ਮੌਤ (ਦੇ ਪੰਜੇ) ਵਿਚ ਬੱਝਾ ਹੋਇਆ, ਆਤਮਕ ਮੌਤ (ਦੀਆਂ ਫਾਹੀਆਂ) ਵਿਚ ਬੱਝਾ ਹੋਇਆ । ਦਾਧਾ—ਸਾੜਿਆ ਹੋਇਆ ।੪।

**ਅਰਥ :-**ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ । ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ, ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ । ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ । (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖਸ਼ਿਸ਼ ਅਟੱਲ ਹੈ । ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ।੩।

ਹੇ ਭਾਈ ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ । ਸਦਾ-ਬਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਯ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ । ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ ।

ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ । (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛੁਡਾ ਨਹੀਂ ਸਕਦਾ ।੪।

ਸਚਾ ਤੀਰਥੁ ਜਿਤੁ ਸਤਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ {ਪੰਨਾ ੭੫੩}

**ਪਦ ਅਰਥ :**—ਸਚਾ—ਸਦਾ—ਬਿਰ ਰਹਿਣ ਵਾਲਾ । ਜਿਤੁ ਸਤਿਸਰਿ—ਜਿਸ ਸੱਚੇ ਸਰੋਵਰ ਵਿਚ । ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ । ਅਠਸਠਿ—ਅਠਾਹਠ । ਸਬਦਿ—ਸ਼ਬਦ ਵਿਚ । ਦਿਖਾਏ—(ਪ੍ਰਭੂ) ਵਿਖਾ ਦੇਂਦਾ ਹੈ । ਤਿਤੁ—ਉਸ (ਗੁਰ-ਸ਼ਬਦ ਤੀਰਥ) ਵਿਚ । ਨਾਤੈ—ਨ੍ਰਾਤਿਆਂ । ਗੁਰ ਤੇ—ਗੁਰੂ ਪਾਸੋਂ । ੫।

ਹਰਿ ਤਿਸੁ ਕੇਰਾ—ਉਸ ਹਰੀ ਦਾ । ਕੇਰਾ—ਦਾ । ਦੁਰਮਤਿ—ਖੋਟੀ ਮਤਿ (ਦੇ ਕਾਰਨ) । ਨਿਰਮਲੁ—ਪਵਿਤ੍ਰ । ਸਾਖੀ—ਸਿੱਖਿਆ । ਸਹਜੇ—ਆਤਮਕ ਅਡੋਲਤਾ ਵਿਚ । ਕੈ ਸਬਦਿ—ਦੇ ਸ਼ਬਦ ਵਿਚ । ਰਾਤਾ—ਰੰਗਿਆ ਹੋਇਆ । ਮਾਤਾ—ਮਸਤ, ਲੀਨ । ਸਹਜੇ—ਆਤਮਕ ਅਡੋਲਤਾ ਵਿਚ । ੬।

**ਅਰਥ :**—ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਰਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ । (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ,

(ਉਹ ਤੀਰਥ) ਮੈਲ ਨਹੀਂ ਚੰਬੋੜਦਾ । ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ । ੫।

ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ । ਜਦੋਂ ਪਰਮਾਤਮਾ ਦੀ ਰਜਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ । ੬।

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੇ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ {ਪੰਨਾ ੭੫੪}

**ਪਦ ਅਰਥ :**—ਸਤਿ ਕਰਿ ਜਾਣੈ—ਸੱਚ ਕਰ ਕੇ ਜਾਣਦਾ ਹੈ, ਇਹ ਜਾਣ ਲੈਂਦਾ ਹੈ ਕਿ ਇਹੀ ਸੱਚਾ ਸਾਥੀ ਹੈ । ਕੈ ਭਾਇ—ਦੇ ਪ੍ਰੇਮ ਵਿਚ । ਗੁਰ ਤੇ—ਗੁਰੂ ਪਾਸੋਂ । ਸਚੈ ਨਾਇ—ਸਦਾ-ਬਿਰ ਹਰਿ-ਨਾਮ ਵਿਚ । ਪਿਆਰੇ—ਪਿਆਰ ਬਣਾਂਦਾ ਹੈ । ਸਚਾ—ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਆਪੇ—(ਪ੍ਰਭੂ) ਆਪ ਹੀ । ਸਚੀ—ਸਦਾ-ਬਿਰ ਰਹਿਣ ਵਾਲੀ । ੭।

ਸਭੇ—ਹਰ ਥਾਂ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਹੁਕਮੋ—ਹੁਕਮ ਹੀ । ਆਪੁ ਪਛਾਣੈ—ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ । ਸਤਿਗੁਰੁ ਭਾਏ—ਗੁਰੂ ਨੂੰ ਪਿਆਰਾ ਲੱਗਦਾ ਹੈ । ਸਭੁ ਕਿਛੁ ਹੋਵੈ—ਆਤਮਕ ਜੀਵਨ ਦਾ ਸਾਰਾ ਸਰਮਾਇਆ ਬਣਿਆ ਰਹਿੰਦਾ ਹੈ । ਆਪੁ—ਆਪਾ-ਭਾਵ । ੮।

**ਅਰਥ :**—ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ । ਉਹ ਮਨੁੱਖ ਪਰਮਾਤਮਾ ਦੀ ਸਦਾ-ਬਿਰ ਰਹਿਣ ਵਾਲੀ ਸਿਫਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ । ਕੋਈ ਵਿਰਲਾ

ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ । (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖਸ਼ਿਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ । ੨।

ਹੇ ਭਾਈ ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ । ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ । ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ । ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ । ਹੇ ਨਾਨਕ ! (ਆਖ—) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ । ੮। ੧।

**ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾਲਾ ॥੨॥ {ਪੰਨਾ ੨੫੪}**

**ਅਰਥ :**—ਕਾਇਆ—ਸਰੀਰ । ਕਾਮਣਿ—ਇਸੜੀ । ਅਤਿ—ਬਹੁਤ । ਸੁਆਲਿਉ—ਸੋਹਣੀ । ਪਿਰੁ—ਪ੍ਰਭੂ-ਪਤੀ । ਤੇ—ਤੋਂ, ਮਿਲਾਪ ਤੋਂ, ਮਿਲਾਪ ਦੇ ਕਾਰਨ । ਸੁਹਾਗਣਿ—ਸੁਹਾਗ-ਭਾਗ ਵਾਲੀ । ਸਮਾਲੇ—ਸੰਭਾਲਦੀ ਹੈ, ਹਿਰਦੇ ਵਿਚ ਵਸਾਂਦੀ ਹੈ । ਰੰਗਿ—ਰੰਗ ਵਿਚ । ਰਾਤਾ—ਰੰਗਿਆ ਹੋਇਆ । ਜਾਲੇ—ਸਾੜ ਲੈਂਦਾ ਹੈ । ੧।

ਵਾਹੁ ਵਾਹੁ—ਧੰਨ, ਧੰਨ । ਤੇ—ਤੋਂ, ਹਿਰਦੇ ਵਿਚੋਂ । ਸਾਚਿ—ਸਦਾ-ਥਿਰ ਪ੍ਰਭੂ ਵਿਚ । ਸਮਾਣੀ—ਲੀਨ ਕਰ ਦੇਂਦੀ ਹੈ । ੧। ਰਹਾਉ।

ਸਭੁ ਕਿਛੁ—ਹਰੇਕ ਸੁਖ ! ਖੰਡ—ਦੇਸ । ਪ੍ਰਤਿਪਾਲਾ—ਪਾਲਣਾ । ਸੁਹੇਲੀ—ਸੌਖੀ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ੨।

**ਅਰਥ :**—ਹੇ ਭਾਈ ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ । ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ । ੧। ਰਹਾਉ।

ਹੇ ਭਾਈ ! (ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਇਆਂ-ਇਸੜੀ ਬਹੁਤ ਸੁੰਦਰ ਬਣ ਜਾਂਦੀ ਹੈ । ਜੇਹੜੀ ਜੀਵ-ਇਸੜੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ । ਹੇ ਭਾਈ ! (ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ । ੧।

ਹੇ ਭਾਈ ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਇਆਂ-ਇਸੜੀ ਸਦਾ ਸੁਖੀ ਰਹਿੰਦੀ ਹੈ । ੨।

ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ {ਪੰਨਾ ੨੫੪}

ਪਦ ਅਰਥ :—ਆਪੇ—(ਪ੍ਰਭੂ) ਆਪ ਹੀ । ਅਲਖੁ—ਅਦ੍ਰਿਸ਼ਟ । ਮਨਮੁਖੁ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਮੁਗਧੁ—ਮੂਰਖ । ਸਤਿਗੁਰਿ—ਗੁਰੂ ਨੇ । ਦਿਤਾ ਲਖਾਈ—ਲਖਾਇ ਦਿੱਤਾ, ਸਮਝਾ ਦਿੱਤਾ । ੩।

ਭੰਡਾਰਾ—ਖਜ਼ਾਨੇ । ਨਉ ਖੰਡ ਪ੍ਰਿਥਮੀ—ਨੌ ਖੰਡਾਂ ਵਾਲੀ ਧਰਤੀ, ਸਾਰੀ ਧਰਤੀ (ਦੇ) । ਹਾਟ—ਹੱਟ । ਪਟਣ—ਸ਼ਹਰ । ਨਉਨਿਧਿ—ਨੌ ਖਜ਼ਾਨੇ, ਧਰਤੀ ਦੇ ਸਾਰੇ ਹੀ ਨੌ ਖਜ਼ਾਨੇ । ਕੈ ਸਬਦਿ—ਦੇ ਸ਼ਬਦ ਵਿਚ । ੪।

ਹੇ ਭਾਈ ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ । ੩।

ਹੇ ਭਾਈ ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ । ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ । ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ) । ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖਜ਼ਾਨੇ ਹੈ । ੪।

ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ {ਪੰਨਾ ੨੫੪}

ਪਦ ਅਰਥ :—ਆਪੇ—ਪ੍ਰਭੂ ਆਪ ਹੀ । ਤੋਲਣਹਾਰ—ਨਾਮ-ਰਤਨ ਦੀ ਪਰਖ ਕਰਨ ਵਾਲਾ । ਤੋਲਿ—ਨਾਮ-ਰਤਨ ਨੂੰ ਪਰਖ ਕੇ । ਤੁਲਾਵੈ—ਪਰਖਣ ਦੀ ਜਾਚ ਸਿਖਾਂਦਾ ਹੈ । ਅਫਾਰਾ—ਬਹੁਤ । ਤਿਸ ਕਾ—{ਲਫਜ਼ 'ਤਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ} । ਮੋਲਿ—ਮੁੱਲ ਨਾਲ । ਕਿਤ ਹੀ—ਕਿਤੁ ਹੀ {ਲਫਜ਼ 'ਕਿਤੁ' ਦਾ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ} । ਕਿਤ ਹੀ ਮੋਲਿ—ਕਿਸੇ ਭੀ ਮੁੱਲ ਨਾਲ । ੫।

ਗੁਰਮੁਖਿ—ਗੁਰੂ ਦੇ ਸਨਮੁਖ । ਭਰਮਿ—ਭਟਕਣਾ ਵਿਚ (ਪੈ ਕੇ) । ਭੁਲਾਈ—ਕੁਰਾਹੇ ਪਈ ਹੈ । ਜਿਸ ਨੋ—{ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} । ਦੇਇ—ਦੇਂਦਾ ਹੈ । ਕੋ—ਕੋਈ ਮਨੁੱਖ । ਕਿਆ ਚਤੁਰਾਈ—ਕੇਹੜੀ ਸਿਆਣਪ ? ਭਉ—ਡਰ-ਅਦਬ । ਭਾਉ—ਪਿਆਰੇ । ਪਰਸਾਦੀ—ਕਿਰਪਾ ਨਾਲ । ੬।

ਅਰਥ :—ਹੇ ਭਾਈ ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ । ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ । (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ

ਨਾਲ ਨਹੀਂ ਮਿਲ ਸਕਦਾ । ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ ।੫।

ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ । ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ । ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ । ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ) । ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ । ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ ।੬।

ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ {ਪੰਨਾ ੨੫੪}

**ਪਦ ਅਰਥ** :—ਸਭ ਓਪਤਿ—ਸਾਰੀ ਉਤਪੱਤੀ । ਜਿਤੁ—ਜਿਸ (ਪਰਮਾਤਮਾ) ਤੋਂ । ਸਚੈ—ਸਦਾ-ਬਿਰ ਪ੍ਰਭੂ ਨੇ । ਆਵਾਗਉਣੁ—ਜੰਮਣ ਮਰਨ । ਪਾਸਾਰਾ—ਖਿਲਾਰਾ । ਸਤਿਗੁਰਿ—ਸਤਿਗੁਰੂ ਨੇ । ਸਚਿ ਨਾਮਿ—ਸਦਾ-ਬਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ।੭।

ਸਾ—ਉਹ {ਇਸਤ੍ਰੀ-ਲਿੰਗ} । ਦਰਿ—(ਪ੍ਰਭੂ ਦੇ) ਦਰ ਤੇ । ਢੋਈ—ਆਸਰਾ । ਜਿਸ ਨੋ—{ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} । ਸਚੁ—ਸਦਾ-ਬਿਰ ਹਰਿ-ਨਾਮ ।੮।

**ਅਰਥ** :—ਹੇ ਭਾਈ ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸਨੁ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ । ਸਦਾ-ਬਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ) ਵਿਖਾ ਦਿੱਤੀ, ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ ।੭।

ਹੇ ਭਾਈ ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ । ਉਸ ਸਰੀਰ ਨੂੰ ਸਦਾ-ਬਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ । ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ । ਤਦੋਂ (ਅਜੇਹੇ ਮਨੁੱਖ ਨੂੰ) ਜਮਰਾਜ ਖੁਆਰ ਕਰਦਾ ਹੈ । ਹੇ ਨਾਨਕ ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਬਿਰ ਨਾਮ ਬਖਸ਼ਦਾ ਹੈ (ਇਹੀ ਉਸ ਵਾਸਤੇ ਸਭ ਤੋਂ ਵੱਡੀ) ਇੱਜ਼ਤ ਹੈ ।੮।੨।

ਰਾਗੁ ਸੂਹੀ ਮਹਲਾ ੩ ਘਰੁ ੧੦

੧੬ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਵਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਭਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ ੨੫੫}

**ਪਦ ਅਰਥ :**—ਮਰਿ ਵੰਵਸੀ—ਮਰ ਜਾਇਗੀ । ਮਰਿ—ਮਰ ਕੇ । ਖਾਕੁ—ਮਿੱਟੀ । ਥੀਈ—ਹੋ ਜਾਇਗੀ । ੧।

ਵਾਹੁ—ਧੰਨ, ਸਲਾਹੁਣ-ਜੋਗ । ਸਾਹਿਬਾ—ਹੇ ਮਾਲਕ ! ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸਲਾਹੀਐ—ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ । ਸਚਾ—ਸਦਾ ਕਾਇਮ ਰਹਿਣ ਵਾਲਾ । ਵੇਪਰਵਾਹੁ—ਬੇ-ਮੁਥਾਜ । ੧। ਰਹਾਉ।

ਕੇਰੀ—ਦੀ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਦਝਿ—ਸੜ ਕੇ । ਮਰੰਨਿ—ਮਰਦੇ ਹਨ । ਜਮ ਪੁਰਿ—ਜਮ ਦੀ ਪੁਰੀ ਵਿਚ । ਮਾਰੀਅਹਿ—ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ । ਵੇਲਾ—ਮਨੁੱਖਾ ਜਨਮ ਦਾ ਮੌਕਾ । ਨ ਲਾਹੰਨਿ—ਨਹੀਂ ਪ੍ਰਾਪਤ ਕਰ ਸਕਦੇ । ੨।

ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲੇ ਮਨੁੱਖ । ਸਕਾਰਥਾ—ਸਫਲ । ਸਚੈ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਵਿਚ । ਆਤਮ ਰਾਮੁ—ਸਰਬ-ਵਿਆਪਕ ਪਰਮਾਤਮਾ । ਸਹਜੇ—ਆਤਮਕ ਅਡੋਲਤਾ ਵਿਚ । ਸੁਖਿ—ਅਨੰਦ ਵਿਚ । ੩।

ਦੂਜੈ ਭਾਇ—ਮਾਇਆ ਦੇ ਪਿਆਰ ਵਿਚ । ਅਨਦਿਨੁ—{ਅਨੁਦਿਨ} ਹਰ ਰੋਜ਼, ਹਰ ਵੇਲੇ । ੪।

ਕਰੰਨਿ—ਕਰਦੇ ਹਨ । ਦੁਸਟ—ਮੰਦ-ਕਰਮੀ, ਭੈੜੇ । ਸਿਉ—ਸਮੇਤ । ਡੋਬੰਨਿ—ਡੋਬ ਦੇਂਦੇ ਹਨ । ੫।

ਮੁਗਧ—ਮੂਰਖ । ਨਰਕੇ ਘੋਰਿ—ਘੋਰ ਨਰਕ ਵਿਚ, ਭਿਆਨਕ ਨਰਕ ਵਿਚ । ਪਵੰਨਿ—ਪੈਂਦੇ ਹਨ । ੬।

**ਅਰਥ :**—ਹੇ ਮੇਰੇ ਮਾਲਕ ! ਤੂੰ ਧੰਨ ਹੈਂ ! ਤੂੰ ਹੀ ਸਲਾਹੁਣ-ਜੋਗ ਹੈਂ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ । ੧। ਰਹਾਉ।

ਹੇ ਭਾਈ ! ਦੁਨੀਆ ਦੀ ਖੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ । ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ । ੧।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿੜਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ । ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ । ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ । ੨।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ । ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ । ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ । ੩।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ । ੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿੜਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ । ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ । ੫।

ਹੇ ਭਾਈ ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ । (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ । ੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੁ ਨ ਜਾਇ ॥੭॥  
 ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥  
 ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ  
 ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ  
 ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ  
 ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ ੭੫੫}

**ਪਦ ਅਰਥ :**—ਏ ਮਨ—ਹੇ ਮਨ ! ਹੇ ਜੀਵ ! ਜੈਸਾ ਸੇਵਹਿ—ਜਿਹੋ ਜਿਹੇ ਦੀ ਤੂੰ ਸੇਵਾ-ਭਗਤੀ ਕਰਦਾ ਹੈਂ । ਤੈਸਾ  
 ਹੋਵਹਿ—ਤੂੰ ਉਹੋ ਜਿਹਾ ਬਣ ਜਾਂਦਾ ਹੈਂ । ਤੇਹੇ—ਉਹੋ ਜਿਹੇ । ਕਮਾਇ—ਕਮਾ ਕੇ । ਬੀਜਿ—(ਕਰਮਾਂ ਦਾ ਬੀਜ) ਬੀਜ  
 ਕੇ । ਆਪੇ—ਆਪ ਹੀ । ਕਹਣਾ ਕਿਛੁ ਨ ਜਾਇ—(ਇਸ ਨਿਯਮ ਵਿਚ) ਕੋਈ ਇਤਰਾਜ਼ ਨਹੀਂ ਕੀਤਾ ਜਾ  
 ਸਕਦਾ । ੭।

ਕਿਤੈ ਪਰਥਾਇ—ਕਿਸੇ ਪਰਸੰਗ ਅਨੁਸਾਰ । ਓਇ—ਮਹਾ ਪੁਰਖ {ਬਹੁ-ਵਚਨ ਲਫਜ਼ 'ਓਹ' ਤੋਂ} । ਅੰਮ੍ਰਿਤ—  
 ਆਤਮਕ ਜੀਵਨ ਦੇਣ ਵਾਲਾ ਨਾਮ-ਰਸ । ਹਹਿ—ਹੁੰਦੇ ਹਨ । ਤਮਾਇ—ਲਾਲਚ, ਆਪਣੀ ਗ਼ਰਜ਼ । ੮।

ਗੁਣਕਾਰੀ—ਗੁਣ ਕਰਨ ਵਾਲਾ, ਉਪਕਾਰੀ, ਗੁਰਮੁਖਿ । ਸੰਘਰੈ—ਇੱਕਠਾ ਕਰਦਾ ਹੈ । ਉਪਦੇਸੇਨਿ—ਉਪਦੇਸ਼ ਦੇਂਦੇ  
 ਹਨ । ਸੇ—ਉਹ {ਬਹੁ-ਵਚਨ} । ਜਿ—ਜੇਹੜੇ । ਅਨਦਿਨੁ—ਹਰ ਰੋਜ਼, ਹਰ ਵੇਲੇ । ਲਏਨਿ—ਲੈਂਦੇ ਹਨ । ੯।

ਦੇਸੀ—ਦੇਵੇਗਾ । ਸੰਬਾਹਿ—ਅਪੜਾ ਕੇ । ਜਿਨਿ—ਜਿਸ (ਪਰਮਾਤਮਾ) ਨੇ । ਮੇਦਨੀ—ਸ੍ਰਿਸ਼ਟੀ । ਧਣੀ—  
 ਮਾਲਕ । ੧੦।

ਸਚੁ—ਸਦਾ ਕਾਇਮ ਰਹਿਣ ਵਾਲਾ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਨਦਰਿ ਨਿਹਾਲਿ—ਗੁਰੂ ਨਾਲ ਵੇਖ ।  
 ਸਮਾਲਿ—ਹਿਰਦੇ ਵਿਚ ਸਾਂਭ ਰੱਖ । ੧੧।

ਨਿਰਮਲਾ—ਪਵਿਤ੍ਰ । ਸਬਦਿ—ਸ਼ਬਦ ਦੀ ਰਾਹੀਂ । ਜਲਾਇ—ਸਾੜ ਕੇ । ੧੨।

**ਅਰਥ :**—ਹੇ (ਮੇਰੇ) ਮਨ ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ  
 ਜਾਇੰਗਾ । (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ  
 ਹੀ (ਉਸ ਦਾ) ਫਲ ਖਾਣਾ ਹੁੰਦਾ ਹੈ । ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ । ੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ । ਉਹ ਮਹਾ ਪੁਰਖ ਆਤਮਕ  
 ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ  
 ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) । ੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ । ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ  
 ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ । ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ  
 ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ । ੯।

ਹੇ ਭਾਈ ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜਕ ਅਪੜਾਂਦਾ ਹੈ ।  
 ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ । ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ । ੧੦।

ਹੇ ਭਾਈ ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ । ਗੁਰੂ ਦੀ ਸਰਨ ਪੈ ਕੇ ਤੂੰ ਉਸ  
 ਨੂੰ ਆਪਣੀ ਅੱਖੀਂ ਵੇਖ ਲੈ । (ਜਿਸ ਮਨੁੱਖ ਉਤੇ ਉਹ) ਆਪ ਹੀ ਬਖਸ਼ਿਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ  
 ਚਰਨਾਂ ਵਿਚ) ਜੋੜ ਲੈਂਦਾ ਹੈ । ਹੇ ਭਾਈ ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ । ੧੧।

ਹੇ ਭਾਈ ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿੱਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ । ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ ।੧੨।

ਸੋ ਸਹੁ ਸਚਾ ਵੀਸਰੈ ਪ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ ੨੫੫}

**ਪਦ ਅਰਥ :**—ਸਹੁ—ਖਸਮ, ਸਹੁ । ਪ੍ਰਿਗੁ—ਫਿਟਕਾਰ-ਜੋਗ । ਸੰਸਾਰਿ—ਸੰਸਾਰ ਵਿਚ । ਨਦਰਿ—ਮੇਹਰ ਦੀ ਨਿਗਾਹ । ਗੁਰਮਤੀ—ਗੁਰੂ ਦੀ ਮਤਿ ਲੈ ਕੇ । ਵੀਚਾਰਿ—ਹਰਿ-ਨਾਮ ਦੀ ਵਿਚਾਰ ਕਰਦਾ ਹੈ ।੧੩।

ਮਿਲਿ ਰਹਾ—ਮਿਲਿ ਰਹਾਂ, ਮੈਂ ਮਿਲਿਆ ਰਹਿ ਸਕਦਾ ਹਾਂ । ਰਖਾ—ਰੱਖਾਂ, ਮੈਂ ਰੱਖ ਸਕਦਾ ਹਾਂ । ਉਰ—ਹਿਰਦਾ । ਧਾਰਿ—ਟਿਕਾ ਕੇ । ਕੈ ਹੇਤਿ ਪਿਆਰਿ—ਦੇ ਪਿਆਰ ਹਿਤ ਦੀ ਬਰਕਤਿ ਨਾਲ ।੧੪।

ਪਿਰੁ ਸਾਲਾਹੀ—ਹੇ ਭਾਈ ! ਤੂੰ ਪ੍ਰਭੂ-ਪਤੀ ਦੀ ਸਿਫਤਿ-ਸਾਲਾਹ ਕਰਿਆ ਕਰ । ਵੀਚਾਰਿ—ਸੁਰਤਿ ਜੋੜ ਕੇ । ਸਬਦਿ—ਸ਼ਬਦ ਵਿਚ । ਮਿਲਿ—ਮਿਲ ਕੇ ।੧੫।

ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਅਤਿ—ਬਹੁਤ । ਚਿਤਿ—ਚਿੱਤ ਵਿਚ । ਸਪੈ—ਸੱਪ ਨੂੰ । ਵਿਸੁ—ਜ਼ਹਿਰ । ਨਿਕੋਰ—ਨਿਰੋਲ ।੧੬।

ਸਬਦੀ—ਸ਼ਬਦ ਦੀ ਰਾਹੀਂ । ਸਚੁ—ਸਦਾ-ਥਿਰ ਰਹਿਣ ਵਾਲਾ ।੧੭।

ਵਣਜਾਰੇ—ਵਣਜ ਕਰਨ ਵਾਲੇ । ਓਥੈ—ਉਸ ਸ਼ਾਹ ਦੇ ਦਰਬਾਰ ਵਿਚ । ਕੂੜੇ—ਮਾਇਆ ਨਾਲ ਹੀ ਪਿਆਰ ਕਰਨ ਵਾਲੇ । ਟਿਕੰਨਿ—ਟਿਕ ਸਕਦੇ । ਨ ਭਾਵਈ—ਨ ਭਾਵੈ, ਪਸੰਦ ਨਹੀਂ ਆਉਂਦਾ । ਸਚੁ—ਸਦਾ-ਥਿਰ ਪ੍ਰਭੂ ਦਾ ਨਾਮ । ਪਚੰਨਿ—ਖੁਆਰ ਹੁੰਦੇ ਹਨ ।੧੮।

**ਅਰਥ :**—ਹੇ ਭਾਈ ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ । ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ । ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ ।੧੩।

ਹੇ ਭਾਈ ! (ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ । ਹੇ ਭਾਈ ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ ।੧੪।

ਹੇ ਭਾਈ ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫਤਿ-ਸਾਲਾਹ ਕਰਿਆ ਕਰ । ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸੜੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ ।੧੫।



ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ) । ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੌਰ ਰਹਿੰਦੇ ਹਨ । ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ । ੧੬।

ਹੇ ਭਾਈ ! (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ । ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖਸ਼ਿਸ਼ ਕਰਨ ਵਾਲਾ ਹੈ । ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ । ੧੭।

ਹੇ ਭਾਈ ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ । ਉਹਨਾਂ ਨੂੰ ਸਦਾ-ਬਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖੁਆਰ ਹੁੰਦੇ ਰਹਿੰਦੇ ਹਨ । ੧੮।

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ {ਪੰਨਾ ੭੫੬}

**ਪਦ ਅਰਥ :**—ਮੈਲਾ—ਮੈਲੇ ਮਨ ਵਾਲਾ । ਵਾਰੋ ਵਾਰ—ਮੁੜ ਮੁੜ । ਪਇਐ ਕਿਰਤਿ—ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ । ੧੯।

ਸਚਿ—ਸਦਾ-ਬਿਰ ਪ੍ਰਭੂ ਵਿਚ । ਸਲਾਹੀ—ਸਾਲਾਹਿ, ਸਿਫਤਿ-ਸਾਲਾਹ ਕਰ । ਮਨਿ—ਮਨ ਵਿਚ । ਦਰਿ ਸਚੈ—ਸਦਾ-ਬਿਰ ਪ੍ਰਭੂ ਦੇ ਦਰ ਤੇ । ਸਚਿਆਰੁ—ਸੁਰਖ-ਰੂ । ੨੦।

ਪੂਰੀ—ਉਕਾਈ-ਗੀਣ । ਅਹਿ—ਦਿਨ । ਨਿਸਿ—ਰਾਤ । ਠਾਕਿ ਰਹਾਇ—ਰੋਕ ਕੇ ਰੱਖਦਾ ਹੈ । ੨੧।

ਸਾਲਾਹੀ—ਸਾਲਾਹੀਂ, ਮੈਂ ਸਿਫਤਿ-ਸਾਲਾਹ ਕਰਾਂ । ਨਿਵਿ—ਨਿਉਂ ਕੇ । ਲਾਗਾ—ਲਾਗਾਂ, ਮੈਂ ਲੱਗਾਂ । ਪਾਇ—ਪੈਰੀਂ । ਸਉਪੀ—ਸਉਪੀਂ, ਮੈਂ ਸਉਂਪ ਦਿਆਂ । ਧਰੀ—ਧਰੀਂ, ਮੈਂ ਧਰ ਦਿਆਂ । ਆਪੁ—ਆਪਾ-ਭਾਵ । ਗਵਾਇ—ਦੁਰ ਕਰ ਕੇ । ੨੨।

ਖਿੰਚੋਤਾਣਿ—ਖਿੰਚੋਤਾਣ ਵਿਚ, ਡਾਂਵਾਂ-ਡੋਲ ਹਾਲਤ ਵਿਚ । ਵਿਗੁਚੀਐ—ਖੁਆਰ ਹੋਈਦਾ ਹੈ । ਲਿਵ ਲਾਇ—ਪਿਆਰ ਜੋੜ । ਮੇਰਾ—ਮਮਤਾ । ਸਚਿ—ਸਦਾ-ਬਿਰ ਪ੍ਰਭੂ ਵਿਚ । ੨੩।

**ਅਰਥ :**—ਹੇ ਭਾਈ ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ । (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ । ੧੯।

ਹੇ ਭਾਈ ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਬਿਰ ਪ੍ਰਭੂ ਵਿਚ ਬਣ ਜਾਂਦਾ ਹੈ । ਹੇ ਭਾਈ ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਕਰਿਆ ਕਰ, ਸਦਾ-ਬਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਬਿਰ ਪ੍ਰਭੂ ਦੇ ਦਰ ਤੇ ਸੁਰਖ-ਰੂ ਹੋਵੇਂਗਾ । ੨੦।

ਹੇ ਭਾਈ ! ਪੂਰੇ ਗੁਰੂ ਦੀ ਮਤਿ ਉਕਾਈ-ਗੀਣ ਹੈ । (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ ।੨੧।

ਹੇ ਭਾਈ ! (ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਉਂ ਨਿਉਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ ।੨੨।

ਹੇ ਭਾਈ ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖੁਆਰ ਹੋਈਦਾ ਹੈ । ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ । ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ । (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ।੨੩।

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਰਨਿ ਗੁਣ ਕੀ ਸਾਝ ਕਰੰਨਿ ॥੨੫॥ ਗੁਣ ਕੀ ਸਾਝ ਸੁਖ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮ ਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਖਿਆ ਗੁਰਮਤੀ ਸਚੁ ਧਿਆਇ ॥੨੯॥ {ਪੰਨਾ ੭੫੬}

**ਪਦ ਅਰਥ :**—ਨੇ—ਨੂੰ । ਸਿ—ਉਹ ਮਨੁੱਖ {ਸੇ=ਬਹੁ-ਬਚਨ} । ਭਾਇਰਾ—(ਮੇਰੇ) ਭਰਾ । ਸਚੈ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਵਿਚ । ਲਗੰਨਿ—ਲੱਗਦੇ ਹਨ, ਚਿੱਤ ਜੋੜਦੇ ਹਨ । ਸਚਿ—ਸਦਾ-ਥਿਰ ਪ੍ਰਭੂ ਵਿਚ । ਦਰਿ ਸਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ ।੨੪।

ਸੇ—ਉਹ ਮਨੁੱਖ {ਬਹੁ-ਵਚਨ} । ਸੇਵੰਨਿ—ਸਿਮਰਦੇ ਹਨ । ਵਿਕਣਿ—ਵਿਕਣ ਨਾਲ । ਅਵਗਣ ਵਿਕਣਿ—ਅਉਗਣਾਂ ਦੇ ਵਿਕ ਜਾਣ ਨਾਲ । ਪਲ੍ਰਨਿ—ਪਲ੍ਰਦੇ ਹਨ, ਪ੍ਰਫੁਲਤ ਹੁੰਦੇ ਹਨ ।੨੫।

ਸਚੀ ਭਗਤਿ—ਸਦਾ ਕਾਇਮ ਰਹਿਣ ਵਾਲੀ ਹਰਿ-ਭਗਤੀ । ਕਰੰਨਿ—ਕਰਦੇ ਹਨ । ਵਣੰਜਹਿ—ਵਿਹਾੜਦੇ ਹਨ । ਸਿਉ—ਨਾਲ, ਦੀ ਰਾਹੀਂ । ਲਾਹਾ—ਲਾਭ । ਲਏਨਿ—ਲੈਂਦੇ ਹਨ ।੨੬।

ਰੁਪਾ—ਚਾਂਦੀ । ਸੰਚੀਐ—ਇਕੱਠਾ ਕਰੀਦਾ ਹੈ । ਨ ਚਲਸੀ—ਨਹੀਂ ਚੱਲੇਗਾ । ਸਭ—ਸਾਰੀ ਲੁਕਾਈ । ਮੁਠੀ—ਲੁੱਟ ਲਈ । ਜਮਕਾਲਿ—ਜਮ-ਕਾਲ ਨੇ, ਮੌਤ ਨੇ, ਆਤਮਕ ਮੌਤ ਨੇ ।੨੭।

ਤੋਸਾ—ਰਸਤੇ ਦਾ ਖਰਚ । ਸਮਾਲਿ—ਸੰਭਾਲ ਕੇ । ਅਖੁਟੁ—ਕਦੇ ਨਾਹ ਮੁੱਕਣ ਵਾਲਾ । ਗੁਰਮੁਖਿ—ਉਹ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ।੨੮।

ਮੂਲਹੁ—ਮੂਲ ਤੋਂ, ਪਰਮਾਤਮਾ ਤੋਂ । ਜਾਸਹਿ—ਜਾਵੇਂਗਾ । ਪਤਿ—ਇੱਜ਼ਤ । ਗਵਾਇ—ਗਵਾ ਕੇ । ਮੋਹ—ਮੋਹ ਵਿਚ । ਮੋਹਿ ਦੂਜੇ—ਦੂਜੇ ਦੇ ਮੋਹ ਵਿਚ, ਮਾਇਆ ਦੇ ਮੋਹ ਵਿਚ । ਵਿਆਖਿਆ—ਫਸਿਆ ਹੋਇਆ ਹੈ । ਸਚੁ—ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ।੨੯।

**ਅਰਥ :**—ਹੇ ਭਾਈ ! (ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ । ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ । ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ ।੨੪।

ਹੇ ਭਾਈ ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ । (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁੱਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ । ੨੫।

ਹੇ ਭਾਈ ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ । ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ । ੨੬।

ਹੇ ਭਾਈ ! (ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ । ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ । ਨਾਮ ਤੋਂ ਸੁੰਦੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) । ੨੭।

ਹੇ ਭਾਈ ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫਰ ਦਾ) ਖਰਚ ਹੈ । ਇਸ ਸਫਰ-ਖਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ । ਇਹ ਖਰਚ ਕਦੇ ਮੁੱਕਣ ਵਾਲਾ ਨਹੀਂ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ । ੨੮।

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ । ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ੨੯।

ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ {ਪੰਨਾ ੨੫੬}

**ਪਦ ਅਰਥ :**—ਜਸੁ—ਸੋਭਾ, ਵਡਿਆਈ । ਕੈ ਸਬਦਿ—ਦੇ ਸ਼ਬਦਿ ਵਿਚ । ਸਿਉ—ਨਾਲ । ੩੦।

ਸਹੁ—ਸਹੁ, ਖਸਮ-ਪ੍ਰਭੂ । ਰੰਗੁਲਾ—ਰੰਗੀਲਾ, ਆਨੰਦ-ਸਰੂਪ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਕਾਮਣਿ—ਜੀਵ-ਇਸਤ੍ਰੀ । ਰੰਗੁ—ਪ੍ਰੇਮ ਰੰਗ । ਤਾ—ਤਾਂ, ਤਦੋਂ । ਜਾ—ਜਾਂ, ਜਦੋਂ । ਕੈ ਅੰਕਿ—ਦੀ ਗੋਦ ਵਿਚ, ਦੇ ਚਰਨਾਂ ਵਿਚ । ੩੧।

ਮਿਲਨਿ—ਮਿਲ ਪੈਂਦੇ ਹਨ । ਸੇਵੰਨਿ—ਸਰਨ ਪੈਂਦੇ ਹਨ । ਅੰਤਰਿ—(ਹਰੇਕ ਦੇ) ਅੰਦਰ । ਨਵਨਿਧਿ—ਧਰਤੀ ਦੇ ਸਾਰੇ ਨੌਂ ਖਜ਼ਾਨੇ । ਖਾਨਿ—ਖਾਂਦੇ ਹਨ । ਖਰਚਨਿ—ਖਰਚਦੇ ਹਨ । ਰਵੰਨਿ—ਸਿਮਰਦੇ ਹਨ । ੩੨।

ਓਇ—{ਲਫਜ਼ 'ਓਹ' ਤੋਂ ਬਹੁ-ਵਚਨ} । ਸਹੰਨਿ—ਸਹਿੰਦੇ ਹਨ । ਗੁਰਿ—ਗੁਰੂ ਨੇ । ਉਬਰੇ—(ਜਨਮ ਮਰਨ ਦੇ ਗੇੜ ਵਿਚੋਂ) ਬਚ ਗਏ । ਸਿਉ—ਨਾਲ । ਕੇਲ—ਆਨੰਦ । ੩੩।

ਜਿ—ਜੇਹੜੇ । ਅਨਦਿਨੁ—ਹਰ ਰੋਜ਼, ਹਰ ਵੇਲੇ {ਅਨੁਦਿਨ} । ਜਾਣੀਅਹਿ—ਜਾਣੇ ਜਾਂਦੇ ਹਨ । ਸਚੁ—ਸਦਾ-ਥਿਰ ਪ੍ਰਭੂ । ਲਹੰਨਿ—ਲੈਂਦੇ ਹਨ, ਮੇਲ ਪ੍ਰਾਪਤ ਕਰਦੇ ਹਨ । ੩੪।

**ਅਰਥ** :—ਹੇ ਭਾਈ ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ । ੩੦।

ਹੇ ਭਾਈ ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ । ਜਦੋਂ ਕੋਈ ਜੀਵ-ਇਸੜੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ । ੩੧।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ । ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ । ਉਸ ਨਾਮ-ਖਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ । ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ । ੩੨।

ਹੇ ਭਾਈ ! (ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ । ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ । ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ । ੩੩।

ਹੇ ਭਾਈ ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ । ਪਰ, ਹੇ ਨਾਨਕ ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ । ੩੪। ੧। ੩।

**ਸੂਹੀ ਮਹਲਾ ੩ ॥** ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ ਨਾਮੁ ਧਿਆਇਨਿ ਰੰਗ ਸਿਉ ਗੁਰਮੁਖਿ ਨਾਮਿ ਲਗੰਨਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿ ॥੩॥ ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥ {ਪੰਨਾ ੨੫੬}

**ਪਦ ਅਰਥ** :—ਸੂਖਮ—{ਸੁਖਮ} ਬਹੁਤ ਬਾਰੀਕ, ਅਦ੍ਰਿਸ਼ਟ । ਅਗਮ—{ਅਗਮਯ} ਅਪਹੁੰਚ । ਕਿਤੁ ਬਿਧਿ—ਕਿਸ ਤਰੀਕੇ ਨਾਲ ? ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਅਚਿੰਤੁ—ਸਾਡੀਆਂ ਸੋਚਾਂ ਵਿਚਾਰਾਂ ਤੋਂ ਬਿਨਾ ਹੀ, ਸਹਜ ਸੁਭਾਇ । ਮਨਿ—ਮਨ ਵਿਚ । ਆਇ—ਆ ਕੇ । ੧।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਕੈ ਬਲਿਹਾਰਣੈ—ਤੋਂ ਸਦਕੇ । ਰਵੰਨਿ—ਯਾਦ ਕਰਦੇ ਹਨ । ੧। ਰਹਾਉ।

ਸਰਵਰੁ—ਸੋਹਣਾ ਤਾਲਾਬ, ਸੋਹਣਾ ਸਰ । ਲਹੰਨਿ—ਲੱਭ ਲੈਂਦੇ ਹਨ । ਸੇ—ਉਹ {ਬਹੁ-ਵਚਨ} । ਹੰਸੁਲੇ—ਸੋਹਣੇ ਹੰਸ । ੨।

ਧਿਆਇਨਿ—ਧਿਆਉਂਦੇ ਹਨ । ਰੰਗ—ਪਿਆਰ । ਸਿਉ—ਨਾਲ । ਨਾਮਿ—ਨਾਮ ਵਿਚ । ਧੁਰਿ—ਧੁਰ ਦਰਗਾਹ ਤੋਂ । ਪੂਰਬਿ—ਪਹਿਲੇ ਜਨਮ ਵਿਚ । ਭਾਣਾ—ਰਜ਼ਾ । ੩।

ਘਰੁ—ਹਿਰਦਾ-ਘਰ । ਨਿਧਾਨੁ—ਖਜ਼ਾਨਾ । ਗੁਰਿ ਪੂਰੈ—ਪੂਰੇ ਗੁਰੂ ਨੇ । ਆਤਮ ਰਾਮੁ—ਸਰਬ-ਵਿਆਪਕ ਪਰਮਾਤਮਾ । ਪਛਾਨੁ—ਸਾਂਝ ਪੈਦਾ ਕਰ । ੪।

**ਅਰਥ :**—ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦੇ ਹਨ । ਜੇਹੜੇ ਮਨੁੱਖ ਆਪਣੇ ਮਨ ਵਿਚ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦੇ ਰਹਿੰਦੇ ਹਨ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧। ਰਹਾਉ।

ਹੇ ਭਾਈ ! ਪਰਮਾਤਮਾ ਅਦਿਸ਼ਟ ਹੈ ਅਪਹੁੰਚ ਹੈ, (ਫਿਰ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ ? ਹੇ ਭਾਈ ! ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰੋਂ ਉਸ ਦੇ ਮਨ ਦੀ) ਭਟਕਣਾ ਕੱਟੀ ਜਾਂਦੀ ਹੈ, ਤਦੋਂ ਪਰਮਾਤਮਾ ਸਹਜ ਸੁਭਾਇ (ਆਪ ਹੀ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ।੧।

ਹੇ ਭਾਈ ! ਗੁਰੂ ਇਕ ਸੋਹਣਾ ਸਰ ਹੈ, ਮਾਨ-ਸਰੋਵਰ ਹੈ । ਵੱਡੇ ਭਾਗਾਂ ਵਾਲੇ ਮਨੁੱਖ ਉਸ ਨੂੰ ਲੱਭ ਲੈਂਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਸੇਵਕਾਂ ਨੇ ਭਾਲ ਕੀਤੀ, ਉਹ ਸੋਹਣੇ ਹੰਸ (-ਗੁਰਸਿੱਖ ਉਸ ਗੁਰੂ-ਮਾਨਸਰੋਵਰ ਵਿਚੋਂ) ਨਾਮ (-ਮੋਤੀ) ਲੱਭ ਲੈਂਦੇ ਹਨ ।੨।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰੇਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ, ਅਤੇ ਨਾਮ ਵਿਚ ਜੁੜੇ ਰਹਿੰਦੇ ਹਨ । ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਪਹਿਲੇ ਹੀ ਇਹ ਲੇਖ ਲਿਖਿਆ ਹੁੰਦਾ ਹੈ, ਉਹੀ ਗੁਰੂ ਦੀ ਰਜਾ ਨੂੰ ਮੰਨਦੇ ਹਨ ।੩।

ਹੇ ਭਾਈ ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਆਪਣੇ ਹਿਰਦਾ-ਘਰ ਦੀ ਖੋਜ ਕੀਤੀ, ਉਹਨਾਂ (ਆਪਣੇ ਹਿਰਦੇ ਵਿਚੋਂ ਹੀ) ਪਰਮਾਤਮਾ ਦਾ ਨਾਮ-ਖਜ਼ਾਨਾ ਲੱਭ ਲਿਆ । ਪੂਰੇ ਗੁਰੂ ਨੇ (ਉਹਨਾਂ ਨੂੰ ਉਹਨਾਂ ਦੇ ਅੰਦਰ ਹੀ ਉਹ ਨਾਮ-ਖਜ਼ਾਨਾ) ਵਿਖਾਲ ਦਿੱਤਾ । ਹੇ ਭਾਈ ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਉਸ ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ।੪।

ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰੁ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥ {ਪੰਨਾ ੨੫੨}

**ਪਦ ਅਰਥ :**—ਪ੍ਰਭੁ—ਮਾਲਕ । ਪਰਸਾਦੀ—ਪਰਸਾਦਿ, ਕਿਰਪਾ ਨਾਲ । ਮਨਿ—ਮਨ ਵਿਚ । ਤਿਤੁ—ਉਸ ਵਿਚ । ਘਟਿ—ਹਿਰਦੇ ਵਿਚ । ਤਿਤੁ ਘਟਿ—ਉਸ ਹਿਰਦੇ ਵਿਚ {‘ਤਿਸੁ ਘਟਿ’—ਉਸ ਦੇ ਹਿਰਦੇ ਵਿਚ} ।੫।

ਸਭੁ—ਇਹ ਸਾਰਾ ਜਗਤ-ਆਕਾਰ । ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ । ਸਭ ਥਾਇ—ਹਰੇਕ ਥਾਂ ਵਿਚ । ਕਿਸ ਨੋ—{ਲਫਜ਼ ‘ਕਿਸੁ’ ਦਾ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ} । ਲਿਵ ਲਾਇ—ਸੁਰਤਿ ਜੋੜ ਕੇ ।੬।

ਤਿਚਰੁ—ਉਤਨਾ ਚਿਰ । ਦੁਹੁ ਮਾਹਿ—ਮੇਰ-ਤੇਰ ਵਿਚ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ।੭।

ਪ੍ਰਭ ਭਾਵਸੀ—(ਜੇਹੜੀ) ਪ੍ਰਭੁ ਨੂੰ ਚੰਗੀ ਲੱਗੇ । ਪਾਏ ਥਾਇ—ਕਬੂਲ ਕਰਦਾ ਹੈ । ਚਰਣੀ—ਚਰਨਾਂ ਵਿਚ ।੮।

**ਅਰਥ :**—ਹੇ ਭਾਈ ! ਇਕ ਪਰਮਾਤਮਾ ਹੀ ਸਭ ਜੀਵਾਂ ਦਾ ਮਾਲਕ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ । ਗੁਰੂ ਦੀ ਕਿਰਪਾ ਨਾਲ (ਜਿਸ) ਮਨ ਵਿਚ ਆ ਵੱਸਦਾ ਹੈ, ਉਸ ਦੇ ਹਿਰਦੇ ਵਿਚ ਉਹ ਪ੍ਰਤੱਖ ਉੱਘੜ ਹੀ ਪੈਂਦਾ ਹੈ (ਉਸ ਮਨੁੱਖ ਦੇ ਜੀਵਨ ਵਿਚ ਸੁਚੱਜੀ ਤਬਦੀਲੀ ਆ ਜਾਂਦੀ ਹੈ) ।੫।

ਹੇ ਭਾਈ ! ਇਹ ਸਾਰਾ ਜਗਤ-ਆਕਾਰ ਉਸ ਅੰਤਰਜਾਮੀ ਪਰਮਾਤਮਾ ਦਾ ਸਰੂਪ ਹੈ । ਹਰੇਕ ਥਾਂ ਵਿਚ ਹੀ ਪਰਮਾਤਮਾ ਵੱਸ ਰਿਹਾ ਹੈ । ਹੇ ਭਾਈ ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਵੇਖੋ (ਹਰੇਕ ਥਾਂ ਉਹੀ ਦਿੱਸੇਗਾ । ਜਦੋਂ ਹਰੇਕ ਥਾਂ ਉਹੀ ਦਿੱਸੇ ਪਏ, ਤਾਂ) ਕਿਸੇ ਨੂੰ ਭੈੜਾ ਆਖਿਆ ਨਹੀਂ ਜਾ ਸਕਦਾ ।੬।

ਹੇ ਭਾਈ ! ਮਨੁੱਖ ਉਤਨਾ ਚਿਰ ਹੀ ਕਿਸੇ ਹੋਰ ਨੂੰ ਚੰਗਾ ਜਾਂ ਮੰਦਾ ਆਖਦਾ ਹੈ ਜਿਤਨਾ ਚਿਰ ਉਹ ਆਪ ਮੇਰ-ਤੇਰ ਵਿਚ ਰਹਿੰਦਾ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਹਰ ਥਾਂ) ਇਕ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ । ੨।

ਹੇ ਭਾਈ ! ਉਹੀ ਸੇਵਾ-ਭਗਤੀ ਪ੍ਰਭੂ ਨੂੰ ਪਸੰਦ ਆਉਂਦੀ ਹੈ, ਜੇਹੜੀ ਪ੍ਰਭੂ ਕਬੂਲ ਕਰਦਾ ਹੈ । ਹੇ ਦਾਸ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦਾ ਆਰਾਧਨ ਕਰਦੇ ਹਨ । ੮। ੨। ੪। ੯।

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨

੧੯ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੁਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ {ਪੰਨਾ ੨੫੭}

ਪਦ ਅਰਥ :—ਆਣਿ—ਲਿਆ ਕੇ । ਹਉ—ਮੈਂ । ਪਹਿ—ਪਾਸ, ਅੱਗੇ । ਆਪੁ—ਆਪਣਾ ਆਪ । ਵੇਚਾਈ—ਵੇਚਾਈਂ, ਵੇਚ ਦਿਆਂ । ੧।

ਕੈ ਤਾਈ—ਕੈ ਤਾਈਂ, ਵਾਸਤੇ । ਕਰਹਿ—(ਜੇ) ਤੂੰ ਕਰੇਂ । ਮੇਲਹਿ—ਤੂੰ ਮਿਲਾ ਦੇਵੇਂ । ਧਿਆਈ—ਧਿਆਈਂ, ਮੈਂ ਧਿਆਵਾਂ । ੧। ਰਹਾਉ।

ਤ—ਤਾਂ । ਅਰਾਧੀ—ਅਰਾਧੀਂ, ਮੈਂ ਆਰਾਧਾਂ । ਦੁਖਿ—ਦੁੱਖ ਵਿਚ । ੨।

ਇਤ ਹੀ—ਇਤੁ ਹੀ, ਇਸ (ਭੁਖ) ਵਿਚ ਹੀ {ਲਫਜ਼ 'ਇਤ' ਦਾ \_ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ} । ਰਾਜਾ—ਰਾਜਾਂ, ਮੈਂ ਰੱਜਿਆ ਰਹਾਂ । ਮਨਾਈ—ਮਨਾਈਂ, ਮਨਾਵਾਂਗਾ । ੩।

ਕਾਟਿ—ਕੱਟ ਕੇ । ਸਭੁ—ਸਾਰਾ । ਅਰਪੀ—ਅਰਪੀਂ, ਮੈਂ ਭੇਟਾ ਕਰ ਦਿਆਂ । ਆਪੁ—ਆਪਣਾ ਆਪ । ੪।

ਫੇਰੀ—ਫੇਰੀਂ । ਢੋਵਾ—ਢੋਵਾਂ । ਦੇਵਹਿ—ਤੂੰ ਦੇਵੇਂਗਾ । ਖਾਈ—ਖਾਈਂ, ਮੈਂ ਖਾਵਾਂ । ੫।

ਵਡਿਆਈ—ਉਪਕਾਰ । ੬।

ਅਰਥ :—ਹੇ ਪ੍ਰਭੂ ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ । ੧। ਰਹਾਉ।

ਹੇ ਭਾਈ ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ । ੧।

ਹੇ ਪ੍ਰਭੂ ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ । ੨।

ਹੇ ਪ੍ਰਭੂ ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) । ੩।

ਹੇ ਪ੍ਰਭੂ ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ । ੪।

ਹੇ ਪ੍ਰਭੂ ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖੁਸ਼ ਹੋ ਕੇ) ਖਾ ਲਵਾਂਗਾ ।੫।

ਹੇ ਪ੍ਰਭੂ ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ।੬।

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਉਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ {ਪੰਨਾ ੨੫੨}

**ਅਰਥ** :—ਅਖੀ—ਅੱਖੀਂ । ਧਰੀ—ਧਰੀਂ, ਮੈਂ ਧਰ ਦਿਆਂ । ਤਲਿ—ਹੇਠ । ਫਿਰਿ—ਫਿਰੀਂ, ਫਿਰਾਂ । ਮਤ ਪਾਈ—ਮਤ ਪਾਈਂ, ਸ਼ਾਇਦ (ਗੁਰੂ ਨੂੰ) ਲੱਭ ਲਵਾਂ ।੭।

ਕਢਹਿ—ਤੂੰ ਕੱਢ ਦੇਵੇਂ ।੮।

ਲੋਕੁ—ਜਗਤ । ਸਲਾਹੇ—(ਮੇਰੀ) ਉਪਮਾ ਕਰੇ । ਨ ਜਾਈ—ਨ ਜਾਈਂ, ਨਾਹ ਜਾਵਾਂ ।੯।

ਤੁਧੁ ਵਲਿ ਰਹੈ—ਤੇਰੇ ਪਾਸੇ ਪ੍ਰੀਤਿ ਬਣੀ ਰਹੇ । ਕਿਹੁ ਆਖਉ—ਬੇਸ਼ੱਕ ਕੋਈ ਕੁਝ ਪਿਆ ਆਖੇ {ਆਖਉ—ਹੁਕਮੀ ਭਵਿੱਖ, ਅੱਠ ਪੁਰਖ, ਇਕ-ਵਚਨ} । ਮਰਿ ਜਾਇ—ਮਰਿ ਜਾਈਂ, ਮੈਂ ਆਤਮਕ ਮੌਤ ਮਰ ਜਾਵਾਂਗਾ ।੧੦।

ਜਾਈ—ਜਾਈਂ, ਜਾਵਾਂ । ਪੈ—ਪੈ ਕੇ । ਪੈਰੀ—ਪੈਰੀਂ । ਸੰਤ ਮਨਾਈ—ਗੁਰੂ ਨੂੰ ਪ੍ਰਸੰਨ ਕਰਾਂ ।੧੧।

ਦਿਵਾਨਾ—ਕਮਲਾ । ਹਰਿ—ਹੇ ਹਰੀ ! ਤਉ—ਤੇਰੇ । ਕੈ ਤਾਈ—ਕੈ ਤਾਈਂ, ਦੇ ਵਾਸਤੇ ।੧੨।

**ਅਰਥ** :—ਹੇ ਪ੍ਰਭੂ ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ।੭।

ਹੇ ਪ੍ਰਭੂ ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ।੮।

ਹੇ ਪ੍ਰਭੂ ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ।੯।

ਹੇ ਪ੍ਰਭੂ ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ । ਪਰ, ਤੇਰੇ ਵਿਸਰਿਆਂ, ਹੇ ਪ੍ਰਭੂ ! ਮੈਂ ਆਤਮਕ ਮੌਤੇ ਮਰ ਜਾਵਾਂਗਾ ।੧੦।

ਹੇ ਪ੍ਰਭੂ ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ।੧੧।

ਹੇ ਹਰੀ ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ।੧੨।

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ {ਪੰਨਾ ੨੫੨}

**ਪਦ ਅਰਥ :**—ਝਖੜੁ—ਤੇਜ਼ ਹਨੇਰੀ । ਝਾਗੀ—ਝਾਗੀਂ, ਮੈਂ ਝੱਲਾਂ, ਮੈਂ ਸਹਾਰਨ ਨੂੰ ਤਿਆਰ ਹਾਂ । ਜਾਈ—ਜਾਈਂ, ਮੈਂ ਜਾਵਾਂ । ੧੩।

ਸਾਗਰੁ—ਸਮੁੰਦਰ । ਗੁਰਸਿਖ—ਗੁਰੂ ਦਾ ਸਿੱਖ । ਲੰਘਿ—ਲੰਘ ਕੇ । ਪਹਿ—ਪਾਸ, ਕੋਲ । ਜਾਈ—ਜਾਂਦਾ ਹੈ । ੧੪।

ਜਿਉ—ਜਿਵੇਂ । ਮਰਿ ਜਾਈ—ਆਤਮਕ ਮੌਤੇ ਮਰ ਜਾਂਦਾ ਹੈ । ੧੫।

ਸੋਭ ਕਰੇ—ਸੋਹਣੀ ਦਿੱਸਣ ਲੱਗ ਪੈਂਦੀ ਹੈ । ਬਰਸੈ—ਵਰੁਦਾ ਹੈ । ਬਿਗਸਾਈ—ਖਿੜ ਪੈਂਦਾ ਹੈ, ਖੁਸ਼ ਹੁੰਦਾ ਹੈ । ੧੬।

ਹੋਇ—ਬਣ ਕੇ । ਵਰਤਾ—ਵਰਤਾਂ, ਮੈਂ ਕਾਰ ਕਰਾਂ । ਬਿਨਉ—{ਕਿਨਯ} ਬੇਨਤੀ । ਬੁਲਾਈ—ਬੁਲਾਈਂ । ੧੭।

ਗੁਰ ਮਿਲਿ—ਗੁਰੂ ਨੂੰ ਮਿਲ ਕੇ । ਗੁਰ ਸੁਖੁ—ਵੱਡਾ ਸੁਖ, ਮਹਾ ਆਨੰਦ । ਪਾਈ—ਪਾਈਂ, ਪ੍ਰਾਪਤ ਕਰਾਂ । ੧੮।

**ਅਰਥ :**—ਹੇ ਪ੍ਰਭੂ ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰੁਨ ਲੱਗ ਪਏ ਤਾਂ ਭੀ (ਵਰੁਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ । ੧੩।

ਹੇ ਭਾਈ ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ । ੧੪।

ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ । ੧੫।

ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ । ੧੬।

ਹੇ ਭਾਈ ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖੁਸ਼ੀ ਨਾਲ) ਸੱਦਾਂਗਾ । ੧੭।

ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (—ਹੇ ਪ੍ਰਭੂ ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ । ੧੮।

**ਤੂ ਆਪੇ ਗੁਰ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੇ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ {ਪੰਨਾ ੨੫੮}**

**ਪਦ ਅਰਥ :**—ਆਪੇ—ਆਪ ਹੀ । ਵਿਚੁ ਦੇ—ਦੀ ਰਾਹੀਂ । ਗੁਰ ਵਿਚੁ ਦੇ—ਗੁਰੂ ਦੀ ਰਾਹੀਂ । ਧਿਆਈ—ਧਿਆਈਂ, ਮੈਂ ਧਿਆਉਂਦਾ ਹਾਂ । ੧੯।

ਤੁਧੁ—ਤੈਨੂੰ । ਤੂ ਹੈ—ਤੂੰ ਹੀ, ਤੇਰਾ ਹੀ ਰੂਪ । ਹੋਵਹਿ—ਹੋ ਜਾਂਦੇ ਹਨ । ਪੈਜ—ਇੱਜ਼ਤ । ੨੦।

ਭੰਡਾਰ—ਖਜ਼ਾਨੇ । ਹਰਿ—ਹੇ ਹਰੀ ! ਭਾਵੈ—ਤੇਰੀ ਰਜ਼ਾ ਹੁੰਦੀ ਹੈ । ੨੧।

ਨਿਹਫਲ—ਵਿਅਰਥ । ਚਤੁਰਾਈ—ਸਿਆਣਪ । ੨੨।

ਸਿਮਰਿ—ਸਿਮਰ ਕੇ । ਸੋਇਆ—(ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤਾ ਹੋਇਆ । ਜਾਗਾਈ—ਜਾਗਾਈਂ, ਮੈਂ ਜਾਗਾਂਦਾ ਹਾਂ । ੨੩।



ਮੰਗੈ ਨਾਨਕੁ—ਨਾਨਕ ਮੰਗਦਾ ਹੈ । ਦਾਸਨਿ ਦਾਸੁ—ਦਾਸਾਂ ਦਾ ਦਾਸ । ਕਰਾਈ—ਕਰਾਇ, ਬਣਾ ਦੇ । ੨੪ ।

**ਅਰਥ** :—ਹੇ ਪ੍ਰਭੂ ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ । ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ । ੧੯ ।

ਹੇ ਪ੍ਰਭੂ ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ । ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ । ੨੦ ।

ਹੇ ਹਰੀ ! ਤੇਰੇ ਪਾਸ ਤੇਰੀ ਭਗਤੀ ਦੇ ਖਜ਼ਾਨੇ ਭਰੇ ਪਏ ਹਨ । ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖਜ਼ਾਨਾ) ਦਿਵਾਂਦਾ ਹੈਂ । ੨੧ ।

ਹੇ ਪ੍ਰਭੂ ! (ਤੇਰੀ ਭਗਤੀ ਦਾ ਖਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ । ਉਹੀ ਮਨੁੱਖ (ਇਹ ਖਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ । ੨੨ ।

ਹੇ ਪ੍ਰਭੂ ! (ਤੇਰੀ ਮੋਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ । ੨੩ ।

ਹੇ ਪ੍ਰਭੂ ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ—(ਮੋਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ । ੨੪ ।

ਜੇ ਗੁਰੂ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੂ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ {ਪੰਨਾ ੨੫੮}

**ਪਦ ਅਰਥ** :—ਵਡਿਆਈ—ਉਪਕਾਰ । ੨੫ ।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਥਾਇ ਪਾਏ—ਪਰਵਾਨ ਕਰਦਾ ਹੈ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ੨੬ ।

ਜਾਈ—ਜਾਂਦਾ ਹੈ । ੨੭ ।

ਰੈਣਿ—ਰਾਤ । ਦੇਖਉ—ਮੈਂ ਵੇਖਾਂ, ਦੇਖਉਂ । ਵਿਚਿ ਅਖੀ—ਅੱਖਾਂ ਵਿਚ । ਧਰਾਈ—ਧਰਾਈਂ, ਵਸਾਈ ਰੱਖਾਂ । ੨੮ ।

ਉਪਾਵ—{ਲਫਜ਼ 'ਉਪਾਉ' ਤੋਂ ਬਹੁ-ਵਚਨ} । ਕਰੀ—ਕਰੀਂ, ਮੈਂ ਕਰਾਂ । ਗੁਰ ਭਾਵੈ—ਗੁਰੂ ਨੂੰ ਚੰਗਾ ਲੱਗੇ । ੨੯ ।

ਆਰਾਧੀ—ਆਰਾਧੀਂ, ਮੈਂ ਆਰਾਧਾਂ । ਸਾਈ—ਹੇ ਸਾਈਂ ! । ੩੦ ।

ਜੀਉ—ਜਿੰਦ । ਪਿੰਡੁ—ਸਰੀਰ । ਗੁਰ ਮਿਲਿ—ਗੁਰੂ ਨੂੰ ਮਿਲ ਕੇ । ਤ੍ਰਿਪਤਿ—ਤ੍ਰਿਪਤੀ ਹੋ ਜਾਂਦੀ ਹੈ । ਅਘਾਈ—ਅਘਾਈਂ, ਮੈਂ ਰੱਜ ਜਾਂਦਾ ਹਾਂ । ੩੧ ।

ਪੂਰਿ ਰਹਿਓ ਹੈ—ਵਿਆਪਕ ਹੈ । ਜਤ—ਜਿੱਥੇ । ਕਤ—ਕਿੱਥੇ । ਤਤ—ਉੱਥੇ । ਜਤ ਕਤ ਤਤ—ਹਰ ਥਾਂ । ੩੨ ।

**ਅਰਥ** :—ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ । ਜੇ ਗੁਰੂ ਮੇਰੇ ਉਤੇ ਮੋਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) । ੨੫ ।

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ । ੨੬।

ਪਾਲਾ ਹੋਵੇ, ਕੱਕਰ ਪਏ, ਬਰਫ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ । ੨੭।

ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ । ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ । ੨੮।

ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ । ੨੯।

ਹੇ ਮੇਰੇ ਖਸਮ-ਪ੍ਰਭੂ ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ । ੩੦।

ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ । ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) । ੩੧।

(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ । ੩੨। ੧।

#### ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦

੧ੳ ਸਤਿਗੁਰ ਪ੍ਰਸਾਦਿ ॥ ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮਣੈ ॥੧॥ ਮੈ ਹਰਿ ਹਰਿ ਨਾਮੁ ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ ਹਉ ਸਤਿਗੁਰੁ ਵੇਖਿ ਵਿਗਸੀਆ ਹਰਿਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥ ਸਤਿਗੁਰੁ ਬਿਰਗੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥ ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥ ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ {ਪੰਨਾ ੨੫੮}

**ਪਦ ਅਰਥ** :—ਅੰਦਰਿ—(ਮੇਰੇ) ਹਿਰਦੇ ਵਿਚ । ਸਚਾ ਨੇਹੁ—ਸਦਾ ਕਾਇਮ ਰਹਿਣ ਵਾਲਾ ਪਿਆਰਿ । ਪ੍ਰੀਤਮ ਆਪਣੈ—ਆਪਣੇ ਪ੍ਰੀਤਮ ਪ੍ਰਭੂ ਦਾ । ਨਿਹਾਲੁ—ਪ੍ਰਸੰਨ । ਜਾ—ਜਦੋਂ । ਦੇਖਾ—ਦੇਖਾਂ, ਮੈਂ ਦੇਖਦਾ ਹਾਂ । ੧।

ਵਿਸਾਹੁ—ਸਰਮਾਇਆ । ਤੇ—ਤੋਂ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ । ਅਗਮ—ਅਪਹੁੰਚ । ਅਥਾਹੁ—ਬਹੁਤ ਡੂੰਘਾ । ੧। ਰਹਾਉ।

ਹਉ—ਮੈਂ । ਵੇਖਿ—ਵੇਖ ਕੇ । ਵਿਗਸੀਆ—ਖਿੜ ਗਈ ਹਾਂ । ਨਾਮੇ—ਨਾਮਿ, ਨਾਮ ਵਿਚ । ਮੇਲਿਅਨੁ—ਮਿਲਾ ਲਏ ਹਨ । ਮੋਖ ਦੁਆਰੁ—ਮੁਕਤੀ ਦਾ ਦਰਵਾਜ਼ਾ । ੨।

ਬਿਰਗੀ—ਪ੍ਰੇਮੀ । ਤ—ਤਾਂ । ਦੇਉ—ਦੇਉਂ, ਮੈਂ ਦੇ ਦਿਆਂ । ਪੂਰਬਿ—ਪਹਿਲੇ ਜਨਮ ਵਿਚ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਸਹਜਿ—ਆਤਮਕ ਅਡੋਲਤਾ ਵਿਚ । ਪੀਏਉ—ਪੀਏਉਂ, ਪੀਵਾਂ । ੩।

ਆਲਾਉ—ਆਲਾਉਂ, ਮੈਂ ਉੱਚਾਰਾਂ । ਤਾ ਕੇ—ਉਸ ਦੇ । ਪਾਉ—ਪੈਰ । ੪।

ਲੋੜਿ ਲਹੁ—ਲੱਭ ਲਵੋ, ਲੱਭ ਦੇਵੋ । ਮੈ—ਮੈਨੂੰ । ਸਤਿਗੁਰਿ ਮਿਲਿਐ—ਜੇ ਗੁਰੂ ਮਿਲ ਪਏ । ਸੁਭਾਇ—ਪਿਆਰ-ਰੰਗ ਵਿਚ । ੫।

**ਅਰਥ :**—ਹੇ ਭਾਈ ! ਪੂਰੇ ਗੁਰੂ ਪਾਸੋਂ ਮੈਂ ਉਸ ਪਰਮਾਤਮਾ ਦਾ ਨਾਮ-ਸਰਮਾਇਆ ਪ੍ਰਾਪਤ ਕਰ ਲਿਆ ਹੈ ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ (ਗੁਰੂ ਤੋਂ ਬਿਨਾ) ਅਪਹੁੰਚ ਹੈ, ਜੋ ਬੜੇ ਡੂੰਘੇ ਦਿਲ ਵਾਲਾ ਹੈ ।੧। ਰਹਾਉ।

ਹੇ ਭਾਈ ! (ਗੁਰੂ ਨੇ) ਆਪਣੇ ਪਿਆਰੇ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਪਿਆਰ ਮੇਰੇ ਹਿਰਦੇ ਵਿਚ ਪੈਦਾ ਕਰ ਦਿੱਤਾ ਹੈ, (ਤਾਹੀਏਂ) ਜਦੋਂ ਮੈਂ ਗੁਰੂ ਨੂੰ ਆਪਣੇ ਸਾਹਮਣੇ ਵੇਖਦਾ ਹਾਂ, ਤਾਂ ਮੇਰਾ ਤਨ ਮੇਰਾ ਮਨ ਖਿੜ ਪੈਂਦਾ ਹੈ ।੧।

ਹੇ ਭਾਈ ! ਗੁਰੂ ਨੂੰ ਵੇਖ ਕੇ ਮੇਰੀ ਜਿੰਦ ਖਿੜ ਪੈਂਦੀ ਹੈ, (ਗੁਰੂ ਦੀ ਕਿਰਪਾ) ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ । (ਜਿਨ੍ਹਾਂ ਨੂੰ ਗੁਰੂ ਨੇ) ਮੇਹਰ ਕਰ ਕੇ (ਪਰਮਾਤਮਾ ਦੇ ਚਰਨਾਂ ਨਾਲ) ਜੋੜ ਦਿੱਤਾ, ਉਹਨਾਂ ਨੇ (ਦੁਨੀਆ ਦੇ ਮੋਹ ਤੋਂ) ਖਲਾਸੀ ਦਾ ਦਰਵਾਜ਼ਾ ਲੱਭ ਲਿਆ ।੨।

ਹੇ ਭਾਈ ! ਗੁਰੂ ਪਰਮਾਤਮਾ ਦੇ ਨਾਮ ਦਾ ਪ੍ਰੇਮੀ ਹੈ, ਜੇ ਮੈਨੂੰ ਗੁਰੂ ਮਿਲ ਪਏ ਤਾਂ ਮੈਂ ਆਪਣਾ ਤਨ ਆਪਣਾ ਮਨ ਉਸ ਦੇ ਅੱਗੇ ਭੇਟ ਰੱਖ ਦਿਆਂ । ਜੇ ਪੂਰਬਲੇ ਸਮੇਂ ਵਿਚ (ਗੁਰੂ ਦੇ ਮਿਲਾਪ ਦਾ ਲੇਖ ਮੱਥੇ ਉਤੇ) ਲਿਖਿਆ ਹੋਵੇ, ਤਾਂ ਹੀ (ਗੁਰੂ ਪਾਸੋਂ ਲੈ ਕੇ) ਮੈਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਤਮਕ ਅਡੋਲਤਾ ਵਿਚ ਪੀ ਸਕਦਾ ਹਾਂ ।੩।

ਹੇ ਭਾਈ ! ਸੁੱਤੇ ਪਿਆਂ ਭੀ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਉੱਠਦੇ ਸਾਰ ਭੀ ਮੈਂ ਗੁਰੂ ਦਾ ਨਾਮ ਉਚਾਰਾਂ—ਜੇ ਇਹੋ ਜਿਹੀ ਮਤਿ ਦੇਣ ਵਾਲੇ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਸੱਜਣ ਮੈਨੂੰ ਮਿਲ ਪਏ, ਤਾਂ ਮੈਂ ਉਸ ਦੇ ਪੈਰ ਧੋਵਾਂ ।੪।

ਹੇ ਭਾਈ ! ਕੋਈ ਅਜੇਹਾ ਸੱਜਣ ਮੈਨੂੰ ਲੱਭ ਦੇਵੇ, ਜੇਹੜਾ ਮੈਨੂੰ ਪ੍ਰੀਤਮ-ਗੁਰੂ ਮਿਲਾ ਦੇਵੇ । ਗੁਰੂ ਦੇ ਮਿਲਿਆਂ ਹੀ ਪਰਮਾਤਮਾ (ਦਾ ਮਿਲਾਪ) ਹਾਸਲ ਹੁੰਦਾ ਹੈ । (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ) ਪਰਮਾਤਮਾ ਆਤਮਕ ਅਡੋਲਤਾ ਵਿਚ ਪਿਆਰ-ਰੰਗ ਵਿਚ ਮਿਲ ਪੈਂਦਾ ਹੈ ।੫।

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਉ ਬਿਨੁ ਦੇਖੇ ਮਰਿ ਜਾਉ ॥੬॥ ਜਿਉ ਮਛਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿਨਾਮੈ ਮਰਿ ਜਾਇ ॥੭॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿਨਾਮਿ ਰਹਾ ਲਿਵ ਲਾਇ ॥੯॥ {ਪੰਨਾ ੨੫੮}

ਪਦ ਅਰਥ :—ਸਾਗਰ—ਸਮੁੰਦਰ । ਤਿਸੁ—ਉਸ (ਗੁਰੂ) ਨੂੰ । ਹਉ—ਮੈਂ । ਨ ਜੀਵਉ—(ਆਤਮਕ ਜੀਵਨ) ਜੀਉ ਨਹੀਂ ਸਕਦਾ । ਮਰਿ ਜਾਉ—ਮਰਿ ਜਾਉਂ, ਮੇਰੀ ਆਤਮਕ ਮੌਤ ਹੋ ਜਾਂਦੀ ਹੈ ।੬।

ਕਿਤੈ ਉਪਾਇ—ਕਿਸੇ ਭੀ ਜਤਨ ਨਾਲ । ਨ ਜੀਵਈ—ਨ ਜੀਵੈ, ਆਤਮਕ ਜੀਵਨ ਕਾਇਮ ਨਹੀਂ ਰੱਖ ਸਕਦਾ ।੭।

ਸੇਤੀ—ਨਾਲ । ਪਿਰਹੜੀ—ਪਿਆਰ । ਕਿਉ ਜੀਵਾ—ਕਿਉਂ ਜੀਵਾਂ ? ਕਿਵੇਂ ਜੀ ਸਕਦਾ ਹਾਂ ? ਮਾਉ—ਹੇ ਮਾਂ ! ਆਧਾਰ—ਆਸਰਾ । ਲਾਗਿ ਰਹਾਉ—ਲੱਗ ਕੇ ਟਿਕ ਸਕਦਾ ਹਾਂ ।੮।

ਤੁਠਾ—ਪ੍ਰਸੰਨ । ਮਾਇ—ਹੇ ਮਾਂ ! ਧਰ—ਆਸਰਾ । ਨਾਮਿ—ਨਾਮ ਵਿਚ । ਲਿਵ ਲਾਇ—ਸੁਰਤਿ ਜੋੜ ਕੇ । ਰਹਾ—ਰਹਿ ਸਕਦਾ ਹਾਂ ।੯।

**ਅਰਥ :**—ਹੇ ਭਾਈ ! ਗੁਰੂ ਗੁਣਾਂ ਦਾ ਸਮੁੰਦਰ ਹੈ, ਪਰਮਾਤਮਾ ਦੇ ਨਾਮ ਦਾ ਸਮੁੰਦਰ ਹੈ । ਉਸ ਗੁਰੂ ਦਾ ਦਰਸਨ ਕਰਨ ਦੀ ਤੈਨੂੰ ਤਾਂਘ ਲੱਗੀ ਹੋਈ ਹੈ । ਮੈਂ ਉਸ ਗੁਰੂ ਤੋਂ ਬਿਨਾ ਇਕ ਘੜੀ ਭਰ ਭੀ ਆਤਮਕ ਜੀਵਨ ਕਾਇਮ ਨਹੀਂ ਰੱਖ ਸਕਦਾ । ਗੁਰੂ ਦਾ ਦਰਸਨ ਕਰਨ ਤੋਂ ਬਿਨਾ ਮੇਰੀ ਆਤਮਕ ਮੌਤ ਹੋ ਜਾਂਦੀ ਹੈ ।੬।

ਹੇ ਭਾਈ ! ਜਿਵੇਂ ਮੱਛੀ ਪਾਣੀ ਤੋਂ ਬਿਨਾ ਹੋਰ ਕਿਸੇ ਭੀ ਜਤਨ ਨਾਲ ਜੀਉਂਦੀ ਨਹੀਂ ਰਹਿ ਸਕਦੀ, ਤਿਵੇਂ ਪਰਮਾਤਮਾ ਤੋਂ ਬਿਨਾ ਸੰਤ ਭੀ ਜੀਉ ਨਹੀਂ ਸਕਦਾ, ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਆਪਣੀ ਆਤਮਕ ਮੌਤ ਸਮਝਦਾ ਹੈ । ੨।

ਹੇ ਮਾਂ ! ਮੇਰਾ ਆਪਣੇ ਗੁਰੂ ਨਾਲ ਡੂੰਘਾ ਪਿਆਰ ਹੈ । ਗੁਰੂ ਤੋਂ ਬਿਨਾ ਮੈਂ ਕਿਵੇਂ ਜੀਉ ਸਕਦਾ ਹਾਂ ? ਗੁਰੂ ਦੀ ਬਾਣੀ ਮੇਰਾ ਸਹਾਰਾ ਹੈ । ਗੁਰੂ ਦੀ ਬਾਣੀ ਵਿਚ ਜੁੜ ਕੇ ਹੀ ਮੈਂ ਰਹਿ ਸਕਦਾ ਹਾਂ । ੮।

ਹੇ ਮਾਂ ! ਪਰਮਾਤਮਾ ਦਾ ਨਾਮ ਰਤਨ (ਵਰਗਾ ਕੀਮਤੀ ਪਦਾਰਥ) ਹੈ । ਗੁਰੂ (ਜਿਸ ਉਤੇ) ਪ੍ਰਸੰਨ (ਹੁੰਦਾ ਹੈ, ਉਸ ਨੂੰ ਇਹ ਰਤਨ) ਦੇਂਦਾ ਹੈ । ਸਦਾ-ਬਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਮੇਰਾ ਆਸਰਾ ਬਣ ਚੁਕਾ ਹੈ । ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜ ਕੇ ਹੀ ਮੈਂ ਰਹਿ ਸਕਦਾ ਹਾਂ । ੯।

ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥  
ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ ਸਜਣੁ  
ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ ਸਤਿਗੁਰੁ ਮੇਰਾ  
ਸਦਾ ਸਦਾ ਨਾ ਆਵੈ ਨ ਜਾਇ ॥ ਓਹੁ ਅਭਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ ਰਾਮਨਾਮ ਧਨੁ  
ਸੰਚਿਆ ਸਾਬਤੁ ਪੁੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥ {ਪੰਨਾ ੨੫੯}

**ਪਦ ਅਰਥ :**—ਗੁਰ ਬਿਆਨ—ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ । ਪਦਾਰਥ—ਕੀਮਤੀ ਚੀਜ਼ । ਨਾਮੋ—ਨਾਮ ਹੀ । ਦੇਇ ਦ੍ਰਿੜਾਇ—ਹਿਰਦੇ ਵਿਚ ਪੱਕਾ ਕਰ ਦੇਂਦਾ ਹੈ । ਲਹੈ—ਹਾਸਲ ਕਰਦਾ ਹੈ । ਆਇ—ਆ ਕੇ । ੧੦।

ਅਕਥ—ਜੋ ਬਿਆਨ ਨਾਹ ਕੀਤੀ ਜਾ ਸਕੇ । ਕੋ ਪ੍ਰੀਤਮੁ—(ਜੇ) ਕੋਈ ਪਿਆਰਾ ਸੱਜਣ । ਆਇ—ਆ ਕੇ । ਦੇਵਾ—  
ਦੇਵਾਂ । ਨਿਵਿ—ਨਿਉਂ ਕੇ । ਲਾਗਾ—ਲਾਗਾਂ । ਪਾਇ—ਪੈਰੀਂ । ੧੧।

ਏਕੁ ਤੂੰ—ਸਿਰਫ਼ ਤੂੰ ਹੀ । ਸੁਜਾਣੁ—ਸਿਆਣਾ । ਸਤਿਗੁਰਿ—ਗੁਰੂ ਨੇ । ਮੀਤਿ—ਮਿੱਤਰ ਨੇ । ਤਾਣੁ—  
ਆਸਰਾ । ੧੨।

ਆਵੈ—ਜੰਮਦਾ । ਜਾਇ—ਮਰਦਾ । ਅਭਿਨਾਸੀ—ਨਾਸ-ਰਹਿਤ । ੧੩।

ਸੰਚਿਆ—ਇਕੱਠਾ ਕੀਤਾ । ਸਾਬਤੁ—ਕਦੇ ਨਾਹ ਘਟਣ ਵਾਲੀ । ਮੰਨਿਆ—ਸਤਕਾਰਿਆ ਜਾਂਦਾ ਹੈ । ਸਾਬਾਸਿ—  
ਸਾਬਾਸ਼, ਥਾਪਣਾ । ੧੪।

**ਅਰਥ :**—ਹੇ ਭਾਈ ! ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ ਇਕ ਕੀਮਤੀ ਚੀਜ਼ ਹੈ । ਗੁਰੂ ਦਾ ਦਿੱਤਾ  
ਹੋਇਆ ਹਰਿ-ਨਾਮ ਕੀਮਤੀ ਪਦਾਰਥ ਹੈ । ਜਿਸ ਮਨੁੱਖ ਦੇ ਭਾਗਾਂ ਵਿਚ ਇਸ ਦੀ ਪ੍ਰਾਪਤੀ ਲਿਖੀ ਹੈ, ਉਹ ਮਨੁੱਖ  
ਗੁਰੂ ਦੀ ਚਰਨੀਂ ਆ ਲੱਗਦਾ ਹੈ, ਤੇ ਇਹ ਪਦਾਰਥ ਹਾਸਲ ਕਰ ਲੈਂਦਾ ਹੈ । ਗੁਰੂ ਉਸ ਦੇ ਹਿਰਦੇ ਵਿਚ ਹਰਿ-ਨਾਮ  
ਪੱਕਾ ਕਰ ਦੇਂਦਾ ਹੈ । ੧੦।

ਹੇ ਭਾਈ ! ਪ੍ਰਭੂ ਦੇ ਪ੍ਰੇਮ ਦੀ ਕਹਾਣੀ ਹਰ ਕੋਈ ਬਿਆਨ ਨਹੀਂ ਕਰ ਸਕਦਾ । ਜੇ ਕੋਈ ਪਿਆਰਾ ਸੱਜਣ ਮੈਨੂੰ ਆ ਕੇ  
ਇਹ ਕਹਾਣੀ ਸੁਣਾਏ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ, ਲਿਫ਼ ਲਿਫ਼ ਕੇ ਉਸ ਦੇ ਪੈਰਾਂ ਤੇ ਢਹਿ  
ਪਵਾਂ । ੧੧।

ਹੇ ਪ੍ਰਭੂ ! ਸਿਰਫ਼ ਤੂੰ ਹੀ ਮੇਰਾ (ਅਸਲ) ਸੱਜਣ ਹੈਂ । ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਸਭ ਵਿਚ ਵਿਆਪਕ ਹੈਂ,  
ਸਭ ਦੀ ਜਾਣਨ ਵਾਲਾ ਹੈਂ । ਮਿੱਤਰ ਗੁਰੂ ਨੇ ਮੈਨੂੰ ਤੇਰੇ ਨਾਲ ਮਿਲਾ ਦਿੱਤਾ ਹੈ । ਮੈਨੂੰ ਸਦਾ ਹੀ ਤੇਰਾ ਸਹਾਰਾ  
ਹੈ । ੧੨।

ਹੇ ਭਾਈ ! ਪਿਆਰਾ ਗੁਰੂ (ਦੱਸਦਾ ਹੈ ਕਿ) ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ । ਉਹ ਪੁਰਖ-ਪ੍ਰਭੂ ਕਦੇ ਨਾਸ ਹੋਣ ਵਾਲਾ ਨਹੀਂ, ਉਹ ਸਭਨਾਂ ਵਿਚ ਮੌਜੂਦ ਹੈ ।੧੩।

ਹੇ ਨਾਨਕ ! (ਆਖ—ਹੇ ਭਾਈ ! ) ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਥਾਪਣਾ ਦੇ ਦਿੱਤੀ ਉਸ ਨੇ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ ਲਿਆ, ਉਸ ਦੀ ਇਹ ਰਾਸਿ-ਪੁੰਜੀ ਸਦਾ ਅਖੁੱਟ ਰਹਿੰਦੀ ਹੈ, ਤੇ ਉਸ ਨੂੰ ਪ੍ਰਭੂ ਦੀ ਦਰਗਾਹ ਵਿਚ ਸਤਕਾਰ ਪ੍ਰਾਪਤ ਹੁੰਦਾ ਹੈ ।੧੪।੧।੨।੧੧।

ਨੋਟ :—ਘਰ ੧੦ ਦੀ ਅਸਟਪਦੀ ੧

ਸੂਹੀ ਵਿਚ ਮ: ੪ ਦੀਆਂ ਅਸਟਪਦੀਆਂ ੨

ਕੁਲ ਅਸਟਪਦੀਆਂ—੧੧

ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧

੧ੳ ਸਤਿਗੁਰ ਪ੍ਰਸਾਦਿ ॥ ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥ ਮੇਰੇ ਮਨ,  
ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ  
ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ ਭ੍ਰਮਤ  
ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ  
ਫਿਰਤ ਬਿਗਾਨਾ ॥੫॥ ਸਗਲ ਬਿਆਪਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥ ਕਛੁ  
ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥ ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ  
ਅਰਦਾਸੇ ॥੮॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ  
॥੧॥ {ਪੰਨਾ ੭੫੯}

ਪਦ ਅਰਥ :—ਉਰਝਿ ਰਹਿਓ—ਉਲਝਿਆ ਹੋਇਆ ਹੈ, ਫਸਿਆ ਪਿਆ ਹੈ । ਬਿਖਿਆ—ਮਾਇਆ (ਦਾ ਮੋਹ) । ਕੈ ਸੰਗਾ—ਦੇ ਨਾਲ । ਮਨਹਿ—ਮਨ ਉਤੇ । ਬਿਆਪਤ—ਜ਼ੋਰ ਪਾਇਆ ਹੋਇਆ ਹੈ । ਤਰੰਗਾ—ਲਹਿਰਾਂ ।੧।

ਮਨ—ਹੇ ਮਨ ! ਅਗਮ—ਅਪਹੁੰਚ ਪ੍ਰਭੂ । ਅਗੋਚਰ—{ਅ-ਗੋ-ਚਰ । ਗੋ—ਗਿਆਨ-ਇੰਦ੍ਰੇ} ਜਿਸ ਤਕ ਗਿਆਨ-ਇੰਦ੍ਰੇ ਨਹੀਂ ਪਹੁੰਚ ਸਕਦੇ । ਕਤ—ਕਿਵੇਂ ? ।੧। ਰਹਾਉ।

ਮਗਨ—ਮਗਨਤਾ, ਮਸਤੀ । ਬਿਆਪੇ—ਫਸਿਆ ਹੋਇਆ । ਅਤਿ—ਬਹੁਤ । ਧ੍ਰਾਪੇ—ਰੱਜਦਾ ।੨।

ਬਸਇ—ਬਸੈ, ਵੱਸਦਾ ਹੈ । ਸਰੀਰਿ—ਸਰੀਰ ਵਿਚ । ਚੰਡਾਰਾ—ਚੰਡਾਲ । ਅਗਿਆਨਿ—ਅਗਿਆਨ ਦੇ ਕਾਰਨ, ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਕਾਰਨ । ਗੁਬਾਰਾ—ਹਨੇਰਾ ।੩।

ਭ੍ਰਮਤ—ਭਟਕਣਾ । ਬਿਆਪਤ—ਮਾਇਆ ਦਾ ਜ਼ੋਰ । ਜਰੇ—ਜੜੇ । ਕਿਵਾਰਾ—ਕਿਵਾੜ, ਭਿੱਤ । ਜਾਣੁ ਨ ਪਾਈਐ—ਪਹੁੰਚ ਨਹੀਂ ਸਕੀਦਾ ।੪।

ਅੰਦੇਸਾ—ਚਿੰਤਾ । ਬੰਧਿ—ਬੰਧਨ ਵਿਚ । ਮਹਲੁ—ਪ੍ਰਭੂ ਦੀ ਹਜ਼ੂਰੀ । ਬਿਗਾਨਾ—ਓਪਰਾ ।੫।

ਬਿਆਪਿ—ਮਾਨਸਕ ਰੋਗ । ਕੈ ਵਸਿ—ਦੇ ਕਾਬੂ ਵਿਚ । ਮੀਨਾ—ਮੱਛੀ ।੬।

ਉਕਤਿ—ਦਲੀਲ, ਵਿਚਾਰ । ਮੋਰੀ—ਮੇਰੀ । ਠਾਕੁਰ—ਹੇ ਠਾਕੁਰ ! ਤੋਰੀ—ਤੇਰੀ ।੭।

ਕਰਉ—ਕਰਉਂ, ਮੈਂ ਕਰਦਾ ਹਾਂ । ਅਰਦਾਸੇ—ਅਰਜ਼ੋਈ ।੮।

ਸਾਧ ਸੰਗੁ—ਗੁਰੂ ਦੀ ਸੰਗਤਿ । ਤ੍ਰਿਪਤੇ—ਰੱਜ ਗਏ ।੧। ਰਹਾਉ ਦੂਜਾ।

**ਅਰਥ :**—ਹੇ ਮੇਰੇ ਮਨ ! ਉਹ ਪੂਰਨ ਪਰਮਾਤਮਾ ਕਿਵੇਂ ਲੱਭੇ ? ਮਨੁੱਖ ਦੀ ਅਕਲ ਦੀ ਪਹੁੰਚ ਤੋਂ ਉਹ ਪਰੇ ਹੈ, ਗਿਆਨ-ਇੰਦ੍ਰਿਆਂ ਦੀ ਸਹਾਇਤਾ ਨਾਲ ਭੀ ਉਸ ਤਕ ਨਹੀਂ ਅੱਪੜ ਸਕੀਦਾ ।੧। ਰਹਾਉ ।

ਮਨੁੱਖ ਮਾਇਆ ਦੀ ਸੰਗਤਿ ਵਿਚ ਫਸਿਆ ਰਹਿੰਦਾ ਹੈ, ਮਨੁੱਖ ਦੇ ਮਨ ਨੂੰ (ਲੋਭ ਦੀਆਂ) ਅਨੇਕਾਂ ਲਹਿਰਾਂ ਦਬਾਈ ਰੱਖਦੀਆਂ ਹਨ ।੧।

ਮੋਹ ਦੀ ਮਗਨਤਾ ਵਿਚ ਦਬਾਇਆ ਰਹਿੰਦਾ ਹੈ, (ਹਰ ਵੇਲੇ ਇਸ ਨੂੰ ਮਾਇਆ ਦੀ) ਬਹੁਤ ਤ੍ਰਿਸ਼ਨਾ ਲੱਗੀ ਰਹਿੰਦੀ ਹੈ, ਕਿਸੇ ਵੇਲੇ ਭੀ (ਇਸ ਦਾ ਮਨ) ਰੱਜਦਾ ਨਹੀਂ ।੨।

ਮਨੁੱਖ ਦੇ ਸਰੀਰ ਵਿਚ ਚੰਡਾਲ ਕ੍ਰੋਧ ਵੱਸਦਾ ਰਹਿੰਦਾ ਹੈ । ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਕਾਰਨ (ਇਸ ਦੇ ਜੀਵਨ-ਸਫ਼ਰ ਵਿਚ) ਬੜਾ ਹਨੇਰਾ ਰਹਿੰਦਾ ਹੈ (ਜਿਸ ਕਰਕੇ ਇਸ ਨੂੰ ਸਹੀ ਜੀਵਨ-ਰਸਤਾ) ਨਹੀਂ ਸੁੱਝਦਾ (ਦਿੱਸਦਾ) ।੩।

ਭਟਕਣਾ ਅਤੇ ਮਾਇਆ ਦਾ ਦਬਾਉ—(ਹਰ ਵੇਲੇ) ਇਹ ਦੋ ਕਿਵਾੜ ਵੱਜੇ ਰਹਿੰਦੇ ਹਨ, ਇਸ ਵਾਸਤੇ ਮਨੁੱਖ ਪਰਮਾਤਮਾ ਦੇ ਦਰਬਾਰ ਵਿਚ ਪਹੁੰਚ ਨਹੀਂ ਸਕਦਾ ।੪।

ਮਨੁੱਖ ਹਰ ਵੇਲੇ ਮਾਇਆ ਦੀ ਆਸਾ ਅਤੇ ਚਿੰਤਾ-ਫਿਕਰ ਦੇ ਬੰਧਨ ਵਿਚ ਪਿਆ ਰਹਿੰਦਾ ਹੈ, ਪ੍ਰਭੂ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ, ਪਰਦੇਸੀਆਂ ਵਾਂਗ (ਰਾਹੋਂ ਖੁੰਝਾ ਹੋਇਆ) ਭਟਕਦਾ ਫਿਰਦਾ ਹੈ ।੫।

ਹੇ ਭਾਈ ! ਮਨੁੱਖ ਸਾਰੀਆਂ ਮਾਨਸਕ ਬੀਮਾਰੀਆਂ ਦੇ ਵਸ ਵਿਚ ਆਇਆ ਰਹਿੰਦਾ ਹੈ, ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ, ਤਿਵੇਂ ਇਹ ਤ੍ਰਿਸ਼ਨਾ ਦਾ ਮਾਰਿਆ ਭਟਕਦਾ ਹੈ ।੬।

ਹੇ ਪ੍ਰਭੂ ! (ਇਹਨਾਂ ਸਾਰੇ ਵਿਕਾਰਾਂ ਦੇ ਟਾਕਰੇ) ਮੇਰੀ ਕੋਈ ਚਤੁਰਾਈ ਕੋਈ ਵਿਚਾਰ ਨਹੀਂ ਚੱਲ ਸਕਦੀ । ਹੇ ਮੇਰੇ ਮਾਲਕ ! ਸਿਰਫ ਤੇਰੀ (ਸਹਾਇਤਾ ਦੀ ਹੀ) ਆਸ ਹੈ (ਕਿ ਉਹ ਬਚਾ ਲਏ) ।੭।

ਹੇ ਪ੍ਰਭੂ ! ਮੈਂ ਤੇਰੇ ਸੰਤ ਜਨਾਂ ਅੱਗੇ ਬੇਨਤੀ ਕਰਦਾ ਹਾਂ, ਅਰਜ਼ੋਈ ਕਰਦਾ ਹਾਂ ਕਿ ਮੈਨੂੰ ਨਾਨਕ ਨੂੰ (ਆਪਣੇ ਚਰਨਾਂ ਵਿਚ) ਮਿਲਾਈ ਰੱਖਣ ।੮।

ਹੇ ਨਾਨਕ ! (ਆਖ—) ਜਿਨ੍ਹਾਂ ਮਨੁੱਖਾਂ ਉੱਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਤੇ, ਉਹਨਾਂ ਨੂੰ ਪੂਰਨ ਪ੍ਰਭੂ ਮਿਲ ਪੈਂਦਾ ਹੈ ।੧। ਰਹਾਉ ਦੂਜਾ ।੧।

### ਰਾਗੁ ਸੂਹੀ ਮਹਲਾ ੫ ਘਰੁ ੩

ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ ੭੬੦}

**ਪਦ ਅਰਥ :**—ਮਿਥਨ—ਨਾਸਵੰਤ । ਅਗਨਿ—(ਤ੍ਰਿਸ਼ਨਾ ਦੀ) ਅੱਗ । ਸੋਕ—ਸੋਕ, ਚਿੰਤਾ । ਸਾਗਰ—ਸਮੁੰਦਰ । ਕਰਿ—ਕਰ ਕੇ । ਉਧਰੁ—ਬਚਾ ਲੈ । ਹਰਿ ਨਾਗਰ—ਹੇ ਸੋਹਣੇ ਹਰੀ ! ।੧।

ਨਰਾਇਣ—ਹੇ ਨਰਾਇਣ ! ਪਰਾਇਣ—ਆਸਰਾ ।੧।ਰਹਾਉ।

ਭੈ—{ਲਫਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ । ਸਾਧਸੰਗਿ—ਸੰਗਤਿ ਵਿਚ । ਭੇਟਨ—ਨੇੜੇ ਛੁੰਹਦਾ ।੨।

ਅਨੂਪ—ਅਦੁੱਤੀ । ਰਵਣ—ਸਿਮਰਨ ।੩।

ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ । ਰਸਨ—ਜੀਭ (ਨਾਲ) । ਨ ਬਿਆਪੈ—ਜ਼ੋਰ ਨਹੀਂ ਪਾ ਸਕਦੀ ।੪।

ਸੰਗੀ—ਸਾਥੀ । ਸਭਿ—ਸਾਰੇ । ਪੰਚ—ਪੰਜ । ਬਟਵਾਰੇ—ਲੁਟੇਰੇ, ਡਾਕੂ ।੫।

ਬਚ—ਬਚਨ । ਕ੍ਰਮ—ਕਰਮ । ਧਿਆਏ—ਧਿਆਉਂਦਾ ਹੈ ।੬।

ਧਾਰਿ—ਧਾਰ ਕੇ । ਅਨੁਗ੍ਰਹ—ਕਿਰਪਾ । ਪ੍ਰਭਿ—ਪ੍ਰਭੂ ਨੇ । ਰਸੁ—ਸੁਆਦ ।੭।

ਆਦਿ ਮਧਿ ਅੰਤਿ—ਸਦਾ ਹੀ । ਆਦਿ—ਜਗਤ ਦੇ ਸ਼ੁਰੂ ਵਿਚ । ਮਧਿ—ਵਿਚਕਾਰਲੇ ਸਮੇਂ । ਅੰਤਿ—ਅਖੀਰ ਵਿਚ ।੮।

**ਅਰਥ :**—ਹੇ ਗਰੀਬਾਂ ਦੇ ਖਸਮ ! ਹੇ ਭਗਤਾਂ ਦੇ ਆਸਰੇ ! ਹੇ ਨਾਰਾਇਣ ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।

ਹੇ ਸੋਹਣੇ ਹਰੀ ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।

ਹੇ ਨਿਆਸਰਿਆਂ ਦੇ ਆਸਰੇ ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ ! (ਮੈਨੂੰ ਗੁਰੂ ਦੀ ਸੰਗਤਿ ਬਖਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।

ਹੇ ਜ਼ਿੰਦਗੀ ਦੇ ਸੋਮੇ ! ਹੇ ਅਦੁੱਤੀ ਪ੍ਰਭੂ ! ਹੇ ਦਇਆ ਦੇ ਘਰ ! (ਆਪਣੀ ਸਿਫਤਿ-ਸਾਲਾਹ ਬਖਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।

ਹੇ ਭਾਈ ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।

ਹੇ ਭਾਈ ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।

ਹੇ ਭਾਈ ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।

ਹੇ ਭਾਈ ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।

ਹੇ ਨਾਨਕ ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮।੧।੨।

**ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯**

੧੬ ਸਤਿਗੁਰ ਪ੍ਰਸਾਦਿ ॥ ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੁ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨੁ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ ਦੇਖੈ

ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ  
ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ {ਪੰਨਾ ੭੬੦}

**ਪਦ ਅਰਥ** :—ਰਹਸੀਐ—ਖਿੜ ਪੈਂਦਾ ਹੈ । ਕਿਉ—ਕਿਉਂ ? ਕਿਵੇਂ ? ਸੰਗੁ—ਸਾਥ । ਸਜਨ—ਗੁਰਮੁਖ । ਮਨ  
ਮਿੜ—ਮਨ ਦੇ ਮੇਲੀ, ਅਸਲੀ ਮਿੱਤਰ । ਸੇ—ਉਹ {ਬਹੁ-ਵਚਨ} । ਲਾਇਨਿ—ਲਾਂਦੇ ਹਨ । ਰੰਗੁ—ਪਿਆਰ ।  
ਸਿਉ—ਨਾਲ । ਤੁਟਈ—ਤੁਟੈ । ਭੰਗੁ—ਟੋਟ । ੧।

ਪਾਰਬ੍ਰਹਮ ਪ੍ਰਭ—ਹੇ ਪਾਰਬ੍ਰਹਮ ! ਹੇ ਪ੍ਰਭੂ ! ਗਾਵਾ—ਗਾਵਾਂ, ਮੈਂ ਗਾਵਾਂ । ਜਪਹ—ਅਸੀ ਜਪੀਏ । ੧। ਰਹਾਉ।

ਦੇਖੈ ਸੁਣੇ ਨ ਜਾਣਈ—ਨਾਹ ਦੇਖੈ, ਨਾਹ ਸੁਣੇ, ਨਾਹ ਜਾਣੈ । ਮੋਹਿਆ—ਮੋਹ ਵਿਚ ਫਸਿਆ ਹੋਇਆ । ਅੰਧੁ—  
ਅੰਨ੍ਹਾ । ਕਾਚੀ—ਕੱਚੇ ਘੜੇ ਵਰਗੀ । ਵਿਣਸਣੀ—ਨਾਸਵੰਤ । ਕੂੜੁ ਧੰਧੁ—ਝੂਠਾ ਧੰਧਾ । ਧਿਆਵਹਿ—ਧਿਆਉਂਦੇ  
ਹਨ । ਜਿਣਿ—ਜਿੱਤ ਕੇ {ਲਫਜ਼ 'ਜਿਨਿ' ਅਤੇ 'ਜਿਣਿ' ਦਾ ਫਰਕ ਚੇਤੇ ਰੱਖੋ} । ਸਨਬੰਧੁ—ਮਿਲਾਪ । ੨।

**ਅਰਥ** :—ਹੇ ਪਾਰਬ੍ਰਹਮ ! ਹੇ ਪ੍ਰਭੂ ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ । ਹੇ ਸੰਤ ਜਨੋ ! ਹੇ  
ਸੱਜਣੋ ! ਹੇ ਮੇਰੇ ਮਨ ਦੇ ਮੇਲੀਓ ! ਆ ਕੇ ਮਿਲੋ (ਇਕੱਠੇ ਬੈਠੀਏ, ਤੇ,) ਪਰਮਾਤਮਾ ਦਾ ਨਾਮ ਜਪੀਏ । ੧। ਰਹਾਉ।

ਹੇ ਪ੍ਰਭੂ ! ਉਹਨਾਂ ਗੁਰਮੁਖਾਂ ਦਾ ਸਾਥ ਕਿਵੇਂ ਪ੍ਰਾਪਤ ਹੋਵੇ, ਜਿਨ੍ਹਾਂ ਦਾ ਦਰਸਨ ਕੀਤਿਆਂ ਮਨ ਖਿੜ ਆਉਂਦਾ ਹੈ ? ਹੇ  
ਭਾਈ ! ਉਹੀ ਮਨੁੱਖ (ਮੇਰੇ ਵਾਸਤੇ) ਸੱਜਣ ਹਨ, ਸੰਤ ਹਨ, ਮੇਰੇ ਅਸਲ ਮੇਲੀ ਹਨ, ਜੇਹੜੇ ਪਰਮਾਤਮਾ ਨਾਲ ਮੇਰਾ  
ਪਿਆਰ ਜੋੜ ਦੇਣ । ਹੇ ਪ੍ਰਭੂ ! (ਮੇਹਰ ਕਰ) ਉਹਨਾਂ ਨਾਲੋਂ ਮੇਰਾ ਪਿਆਰ ਨਾਹ ਟੁੱਟੇ, ਉਹਨਾਂ ਨਾਲ ਮੇਰਾ ਕਦੇ ਅਜੋੜ  
ਨਾਹ ਹੋਵੇ । ੧।

ਹੇ ਭਾਈ ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ (ਆਤਮਕ ਜੀਵਨ ਵਲੋਂ) ਅੰਨ੍ਹਾ ਹੋ ਜਾਂਦਾ ਹੈ, ਉਹ  
(ਅਸਲੀਅਤ ਨੂੰ) ਨਾਹ ਵੇਖ ਸਕਦਾ ਹੈ, ਨਾਹ ਸੁਣ ਸਕਦਾ ਹੈ, ਨਾਹ ਸਮਝ ਸਕਦਾ ਹੈ । (ਉਸ ਨੂੰ ਇਹ ਨਹੀਂ ਸੁੱਝਦਾ  
ਕਿ) ਕੱਚੇ ਘੜੇ ਵਰਗਾ ਇਹ ਸਰੀਰ ਨਾਸ ਹੋਣ ਵਾਲਾ ਹੈ, ਉਹ ਹਰ ਵੇਲੇ ਨਾਸਵੰਤ ਪਦਾਰਥਾਂ ਦੀ ਖਾਤਰ ਹੀ ਦੌੜ-ਭੱਜ  
ਕਰਦਾ ਰਹਿੰਦਾ ਹੈ । ਹੇ ਭਾਈ ! ਜੇਹੜੇ ਮਨੁੱਖ ਪੂਰੇ ਗੁਰੂ ਦਾ ਮਿਲਾਪ (ਹਾਸਲ ਕਰ ਕੇ) ਪਰਮਾਤਮਾ ਦਾ ਨਾਮ ਜਪਦੇ  
ਹਨ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਜਿੱਤ ਕੇ ਇਥੋਂ ਜਾਂਦੇ ਹਨ । ੨।

ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥  
ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ  
ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ ਥਾਨ  
ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ  
ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥ {ਪੰਨਾ ੭੬੦}

**ਪਦ ਅਰਥ** :—ਹੁਕਮੇ—ਹੁਕਮਿ ਹੀ, ਪ੍ਰਭੂ ਦੇ ਹੁਕਮ ਅਨੁਸਾਰ ਹੀ । ਜੁਗ—ਜਗਤ । ਚਲਣੁ—ਕੂਚ । ਸੰਜੋਗਿ—  
ਕਾਰਨਾਂ ਦੇ ਸੰਜੋਗ ਨਾਲ, ਢੇ ਢੁਕਣ-ਨਾਲ । ਪਰਪੰਚੁ—ਜਗਤ-ਰਚਨਾ । ਰਸ ਭੋਗ—ਰਸਾਂ ਦੇ ਭੋਗ । ਜਿਸ ਨੋ—  
{ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ} । ਤਿਸਹਿ—{ਲਫਜ਼ 'ਤਿਸੁ' ਦਾ ਕ੍ਰਿਆ ਵਿਸ਼ੇਸ਼ਣ  
'ਹੀ' ਦੇ ਕਾਰਨ ਉੱਡ ਗਿਆ ਹੈ} ਉਸ ਨੂੰ ਹੀ । ਸੋਗੁ—ਚਿੰਤਾ । ੩।

ਪ੍ਰਭ ਭਾਣਿਆ—ਜੋ ਪ੍ਰਭੂ ਨੂੰ ਚੰਗਾ ਲੱਗਾ । ਪੈਧਾ—ਇੱਜ਼ਤ ਨਾਲ, ਸਿਰੋਪਾ ਲੈ ਕੇ । ਜਾਇ—ਜਾਂਦਾ ਹੈ । ਐਥੈ—ਇਸ  
ਲੋਕ ਵਿਚ । ਉਜਲਾ—ਰੌਸ਼ਨ । ਪਾਰਬ੍ਰਹਮਿ—ਪਾਰਬ੍ਰਹਮ ਨੇ । ਸਤ ਭਾਇ—ਸੱਚੀ ਭਾਵਨਾ ਨਾਲ । ੪।

ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ । ਪ੍ਰਤਿਪਾਲ—ਪਾਲਣ ਵਾਲਾ । ਸਚੁ—ਸਦਾ-ਥਿਰ ਰਹਿਣ  
ਵਾਲਾ ਨਾਮ । ਸੰਚਿਆ—ਇਕੱਠਾ ਕੀਤਾ । ਤੇ—ਤੋਂ । ਕਬਹੁ—ਕਦੇ ਭੀ । ਆਪੇ—ਆਪ ਹੀ । ੫।



**ਅਰਥ :**—ਹੇ ਭਾਈ ! ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜੀਵ) ਜਗਤ ਵਿਚ ਆਉਂਦਾ ਹੈ, ਹੁਕਮ ਅਨੁਸਾਰ ਢੇ ਢੁਕਣ ਨਾਲ (ਜੀਵ ਦਾ ਇਥੋਂ) ਕੂਚ ਹੋ ਜਾਂਦਾ ਹੈ । ਪ੍ਰਭੂ ਦੀ ਰਜ਼ਾ ਵਿਚ ਹੀ ਜਗਤ-ਖਿਲਾਰਾ ਖਿਲਰਿਆ ਹੈ, ਰਜ਼ਾ ਵਿਚ ਹੀ ਜੀਵ ਇਥੇ ਰਸਾਂ ਦੇ ਭੋਗ ਭੋਗਦਾ ਹੈ । (ਇਹਨਾਂ ਰਸਾਂ ਵਿਚ ਫਸ ਕੇ) ਜਿਸ ਮਨੁੱਖ ਨੂੰ ਕਰਤਾਰ ਭੁੱਲ ਜਾਂਦਾ ਹੈ, ਇਹ ਵਿਛੋੜਾ ਉਸ ਦੇ ਅੰਦਰ ਚਿੰਤਾ-ਫਿਕਰ ਪਾਈ ਰੱਖਦਾ ਹੈ ।੩।

ਹੇ ਭਾਈ ! ਜੇਹੜਾ ਮਨੁੱਖ ਆਪਣੇ ਪ੍ਰਭੂ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ, ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ । ਉਸ ਨੂੰ ਇਸ ਲੋਕ ਵਿਚ ਸੁਖ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਉਹ ਸੁਰਖ-ਰੂ ਹੁੰਦਾ ਹੈ (ਕਿਉਂਕਿ ਉਹ) ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹਿੰਦਾ ਹੈ । ਉਸ ਨੇ (ਇਥੇ) ਚੰਗੀ ਭਾਵਨਾ ਨਾਲ ਗੁਰੂ ਦਾ ਆਸਰਾ ਲਈ ਰੱਖਿਆ, (ਇਸ ਵਾਸਤੇ) ਪਰਮਾਤਮਾ ਨੇ ਉਸ ਨੂੰ ਆਦਰ ਬਖਸ਼ਿਆ ।੪।

ਹੇ ਭਾਈ ! ਜੇਹੜਾ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ, ਜੇਹੜਾ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈ, ਜਦੋਂ ਉਹ ਆਪ ਹੀ ਜਿਸ ਜੀਵ ਉਤੇ ਦਇਆਵਾਨ ਹੁੰਦਾ ਹੈ ਉਸ ਦੇ ਮਨ ਤੋਂ ਉਹ ਕਦੇ ਭੀ ਨਹੀਂ ਭੁੱਲਦਾ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਖਜ਼ਾਨਾ ਇਕੱਠਾ ਕਰਦਾ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਹ ਆਪਣਾ ਧਨ-ਪਦਾਰਥ ਬਣਾਂਦਾ ਹੈ ।੫।

**ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਉਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬਮੈ ਤੂ ਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥ {ਪੰਨਾ ੨੬੦}**

**ਪਦ ਅਰਥ :**—ਆਵਣੁ—ਜੰਮਣਾ । ਜਾਣਾ—ਮਰਨਾ । ਰਹਿ ਗਏ—ਮੁੱਕ ਗਏ । ਮਨਿ—ਮਨ ਵਿਚ । ਵੁਠਾ—ਆ ਵੱਸਿਆ । ਤਾ ਕਾ—ਉਸ (ਪ੍ਰਭੂ) ਦਾ । ਅਗਮ—ਅਪਹੁੰਚ । ਅਪਾਰੁ—ਜਿਸ ਦੀ ਹੋਂਦ ਦਾ ਪਾਰਲਾ ਬੰਨਾ ਨਾਹ ਲੱਭ ਸਕੇ । ਮਰਿ—ਮਰ ਕੇ ।੬।

ਸਾਚੁ ਨੇਹੁ—ਸਦਾ-ਕਾਇਮ ਰਹਿਣ ਵਾਲਾ ਪਿਆਰ । ਤਿਨ ਸੰਗਿ—ਉਹਨਾਂ ਦੇ ਨਾਲ । ਜਾਪਿ—ਜਪ ਕੇ । ਰੰਗਿ—ਪ੍ਰੇਮ ਵਿਚ । ਰਤੇ—ਰੰਗੇ ਜਾਂਦੇ ਹਨ । ਸਗਲ—ਸਾਰੇ । ਸੰਤਾਪ—ਦੁੱਖ-ਕਲੇਸ਼ ।੭।

ਕਰਣਹਾਰੁ—ਕਰ ਸਕਣ ਵਾਲਾ । ਤੂਹੈ—ਤੂੰ ਹੀ । ਸਮਰਥੁ—ਸਭ ਤਾਕਤਾਂ ਦਾ ਮਾਲਕ । ਸਰਬ ਮੈ—ਸਭ ਵਿਚ ਵਿਆਪਕ । ਬਿਬੇਕ—(ਚੰਗੇ ਮੰਦੇ ਦੀ) ਪਰਖ । ਜਪੀ—ਜਪੀਂ, ਮੈਂ ਜਪਦਾ ਰਹਾਂ । ਟੇਕ—ਆਸਰਾ ।੮।

**ਅਰਥ :**—ਹੇ ਭਾਈ ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ । ਹੇ ਭਾਈ ! ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਹ ਸਭ ਨਾਲੋਂ ਉੱਚੀ ਹਸਤੀ ਵਾਲਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹ ਲੱਖਾਂ ਵਾਰੀ ਜੰਮਦਾ ਮਰਦਾ ਰਹਿੰਦਾ ਹੈ ।੬।

ਹੇ ਭਾਈ ! ਜਿਨ੍ਹਾਂ ਗੁਰਮੁਖਾਂ ਸੱਜਣਾਂ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ, ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦਾ ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ । ਜੇਹੜੇ ਮਨੁੱਖ ਉਹਨਾਂ ਦੀ ਸੰਗਤਿ ਵਿਚ ਵੱਸਦੇ ਹਨ, ਉਹ ਭੀ ਅੱਠੇ ਪਹਰ ਪ੍ਰਭੂ ਦਾ ਨਾਮ ਜਪ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਬਣਾ ਲੈਂਦੇ ਹਨ । ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰੋਂ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ ।੭।

ਹੇ ਪ੍ਰਭੂ ! ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰਥ ਹੈਂ, ਤੂੰ ਆਪ ਹੀ ਆਪ ਇੱਕ ਹੈਂ, (ਜਗਤ-ਰਚਨਾ ਕਰ ਕੇ) ਅਨੇਕ-ਰੂਪ ਭੀ ਤੂੰ ਆਪ ਹੀ ਹੈਂ । ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਸਭਨਾਂ ਵਿਚ ਵਿਆਪਕ ਹੈਂ, (ਜੀਵਾਂ, ਨੂੰ ਚੰਗੇ ਮੰਦੇ ਦੀ) ਪਰਖ ਦੀ ਅਕਲ (ਦੇਣ ਵਾਲਾ ਭੀ) ਤੂੰ ਆਪ ਹੀ ਹੈਂ । ਹੇ ਨਾਨਕ ! (ਆਖ—ਹੇ ਪ੍ਰਭੂ ! ਜੇ ਤੂੰ ਮੇਹਰ ਕਰੇਂ, ਤਾਂ) ਤੇਰੇ ਭਗਤ ਜਨਾਂ ਦਾ ਆਸਰਾ ਲੈ ਕੇ ਮੈਂ ਸਦਾ ਤੇਰਾ ਨਾਮ ਜਪਦਾ ਰਹਾਂ ।੮।੧।੩।

**ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ**

੧ੳ ਸਤਿਗੁਰ ਪ੍ਰਸਾਦਿ ॥ ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥ ਜਿਨ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ ਸਜਣੁ ਤੂ ਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ {ਪੰਨਾ ੭੬੧}

ਨੋਟ :—ਕਾਫੀ ਇਕ ਰਾਗਣੀ ਦਾ ਨਾਮ ਹੈ । ਇਹ ਅਸਟਪਦੀ ਸੂਹੀ ਅਤੇ ਕਾਫੀ ਦੋਹਾਂ ਮਿਲਵੀਆਂ ਰਾਗਣੀਆਂ ਵਿਚ ਗਾਈ ਜਾਣੀ ਹੈ ।

**ਪਦ ਅਰਥ :**—ਭੁਲੀ—(ਮੈਂ) ਭੁੱਲੀ, ਮੈਂ ਭੁੱਲਾਂ ਕਰਦੀ ਰਹੀ ਹਾਂ । ਚੁਕੀ—ਚੁੱਕੀ, ਮੈਂ ਉਕਾਈਆਂ ਕਰਦੀ ਰਹੀ ਹਾਂ । ਸਾਈਂ—ਹੇ ਖਸਮ-ਪ੍ਰਭੂ ! ਭੀ—ਤਾਂ ਭੀ । ਤਹਿੰਜੀ—ਤੇਰੀ । ਕਾਢੀਆ—ਅਖਵਾਂਦੀ ਹਾਂ । ਨੇਹੁ—ਪਿਆਰ । ਦੂਜਾਣੇ—ਕਿਸੇ ਹੋਰ ਨਾਲ । ਮਰਹੁ—{ਹੁਕਮੀ ਭਵਿੱਖਤ, ਅੱਨ ਪੁਰਖ, ਬਹੁ-ਵਚਨ} । ਝੂਰਿ ਮਰਹੁ—ਉਹ ਬੇ-ਸ਼ੱਕ ਝੂਰ ਮਰਨ । ਸੇ—ਉਹ {ਬਹੁ-ਵਚਨ} । ਵਾਢੀਆ—ਪਰਦੇਸ਼ਾਂ, ਜਿਨ੍ਹਾਂ ਦੇ ਪਤੀ ਪਰਦੇਸ ਵਿਚ ਹਨ, ਪਤੀ ਤੋਂ ਵਿਛੁੜੀਆਂ ਹੋਈਆਂ, ਛੁੱਟੜਾਂ ।੧।

ਹਉ—ਮੈਂ । ਨਾ ਛੋਡਉ—ਨ ਛੋਡਉਂ, ਮੈਂ ਨਹੀਂ ਛੱਡਦੀ । ਪਾਸਰਾ—ਸੋਹਣਾ ਪਾਸਾ । ਰੰਗੀਲਾ—ਆਨੰਦ-ਸਰੂਪ । ਮਹਿੰਜਾ—ਮੇਰਾ ।੧।ਰਹਾਉ।

ਸਜਣੁ—ਮਿੱਤਰ । ਸੈਣੁ—ਸਨਬੰਧੀ । ਮਾਣੀਆ—ਮਾਣ । ਸੁਖੇ—ਸੁਖ ਵਿਚ ।੨।

ਤੁਠਾ—ਪ੍ਰਸੰਨ ਹੋਇਆ । ਕ੍ਰਿਪਾ ਨਿਧਾਨ—ਹੇ ਕਿਰਪਾ ਦੇ ਖਜ਼ਾਨੇ ! ਮੂ—ਮੈਂ । ਦਾਤੜੀ—ਸੋਹਣੀ ਦਾਤਿ । ਰਖਾ—ਰੱਖਾਂ, ਮੈਂ ਰੱਖਦੀ ਹਾਂ । ਸਮਾਲਿ—ਸਾਂਭ ਕੇ ।੩।

**ਅਰਥ :**—ਮੈਂ ਖਸਮ-ਪ੍ਰਭੂ ਦਾ ਸੋਹਣਾ ਪਾਸਾ (ਕਦੇ ਭੀ) ਨਾਹ ਛੱਡਾਂਗੀ । ਮੇਰਾ ਉਹ ਪਿਆਰਾ ਲਾਲ ਸਦਾ ਆਨੰਦ-ਸਰੂਪ ਹੈ, ਮੇਰਾ ਇਹੀ ਆਸਰਾ ਹੈ ।੧।ਰਹਾਉ।

ਹੇ ਮੇਰੇ ਖਸਮ-ਪ੍ਰਭੂ ! ਜੇ ਮੈਂ ਭੁੱਲਾਂ ਕਰਦੀ ਹਾਂ, ਜੇ ਮੈਂ ਉਕਾਈਆਂ ਕਰਦੀ ਹਾਂ, ਤਾਂ ਭੀ ਮੈਂ ਤੇਰੀ ਹੀ ਅਖਵਾਂਦੀ ਹਾਂ (ਮੈਂ ਤੇਰਾ ਦਰ ਛੱਡ ਕੇ ਹੋਰ ਕਿਧਰੇ ਭੀ ਜਾਣ ਨੂੰ ਤਿਆਰ ਨਹੀਂ ਹਾਂ) । ਜਿਨ੍ਹਾਂ ਦਾ ਪਿਆਰ (ਤੈਥੋਂ ਬਿਨਾ) ਕਿਸੇ ਹੋਰ ਨਾਲ ਬਣਿਆ ਹੋਇਆ ਹੈ, ਉਹ ਛੁੱਟੜਾਂ ਜ਼ਰੂਰ ਝੁਰ ਝੁਰ ਕੇ ਮਰ ਰਹੀਆਂ ਹਨ ।੧।

ਹੇ ਖਸਮ-ਪ੍ਰਭੂ ! ਮੇਰਾ ਤਾਂ ਤੂੰ ਹੀ ਸੱਜਣ ਹੈਂ, ਤੂੰ ਹੀ ਸਨਬੰਧੀ ਹੈਂ । ਮੈਨੂੰ ਤਾਂ ਤੇਰੇ ਉਤੇ ਹੀ ਮਾਣ ਹੈ । ਜਦੋਂ ਤੂੰ ਮੇਰੇ ਹਿਰਦੇ-ਘਰ ਵਿਚ ਵੱਸਦਾ ਹੈਂ, ਤਦੋਂ ਹੀ ਮੈਂ ਸੁਖੀ ਹੁੰਦੀ ਹਾਂ । ਮੈਂ ਨਿਮਾਣੀ ਦਾ ਤੂੰ ਹੀ ਮਾਣ ਹੈਂ ।੨।

ਹੇ ਕਿਰਪਾ ਦੇ ਖਜ਼ਾਨੇ ਖਸਮ-ਪ੍ਰਭੂ ! ਜੇ ਤੂੰ ਮੇਰੇ ਉੱਤੇ ਦਇਆਵਾਨ ਹੋਇਆ ਹੈਂ, ਤਾਂ (ਆਪਣੇ ਚਰਨਾਂ ਤੋਂ ਬਿਨਾ) ਕੋਈ ਹੋਰ (ਆਸਰਾ) ਨਾਹ ਵਿਖਾਈਂ । ਮੈਂ ਤਾਂ ਇਹੋ ਸੋਹਣੀ ਦਾਤਿ ਲੱਭੀ ਹੋਈ ਹੈ, ਇਸੇ ਨੂੰ ਮੈਂ ਸਦਾ ਆਪਣੇ ਹਿਰਦੇ ਵਿਚ ਸਾਂਭ ਸਾਂਭ ਰੱਖਦੀ ਹਾਂ ।੩।

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਉ ਅਸੰਖ ਮੰਵਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਵਨਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥ {ਪੰਨਾ ੨੬੧}

**ਪਦ ਅਰਥ :**—ਪਾਵ—ਪੈਰ {ਲਫਜ਼ ‘ਪਾਉ’ ਤੋਂ ਬਹੁ-ਵਚਨ} । ਜੁਲਾਈ—ਜੁਲਾਈਂ, ਮੈਂ ਤੇਰਾਂ । ਪੰਧ ਤਉ—ਤੇਰੇ ਰਸਤੇ ਉਤੇ । ਨੈਣੀ—(ਮੇਰੀਆਂ ਇਹਨਾਂ) ਅੱਖਾਂ ਨੂੰ । ਸ੍ਰਵਣੀ—ਕੰਨਾਂ ਨਾਲ । ਸੁਣੀ—ਮੈਂ ਸੁਣਾਂ । ਥੀਵੈ—ਹੋ ਜਾਏ । ਕਿਰਪਾਲਿ—ਦਇਆਵਾਨ । ੪।

ਕਿਤੀ—ਕਿਤਨੇ ਹੀ, ਅਣਗਿਣਤ । ਪਿਰੀਏ—ਹੇ ਪਿਆਰੇ ! ਨ ਪੁਜਨਿ—ਨਹੀਂ ਅੱਪੜ ਸਕਦੇ । ਸਾਹੀ ਹੂ ਸਾਹੁ—ਸ਼ਾਹੀ ਹੂ ਸ਼ਾਹ, ਸ਼ਾਹਾਂ ਦਾ ਪਾਤਿਸ਼ਾਹ । ਹਉ—ਮੈਂ । ਸਕਾ—ਸਕਾਂ । ੫।

ਸਹੀਆ—ਸਹੇਲੀਆਂ । ਤਉ—ਤੇਰੀਆਂ (ਦਾਸੀਆਂ) । ਅਸੰਖ—ਅਣਗਿਣਤ । ਮੰਵਹੁ—ਮੇਰੇ ਨਾਲੋਂ । ਸਭਿ—ਸਾਰੀਆਂ । ਵਧਾਣੀਆਂ—ਵਧੀਆ, ਚੰਗੀਆਂ । ਹਿਕ ਭੋਰੀ—ਇਕ ਰਤਾ ਭਰ ਹੀ । ਨਦਰਿ—ਮੇਹਰ ਦੀ ਨਿਗਾਹ ਨਾਲ । ਨਿਹਾਲਿ—ਵੇਖ । ਮਾਣੀਆ—ਮਾਣੀਂ, ਮੈਂ ਮਾਣਾਂ । ੬।

ਜੈ ਡਿਠੇ—ਜਿਸ ਨੂੰ ਵੇਖਣ ਨਾਲ । ਧੀਰੀਐ—ਧੀਰਜ ਫੜਦਾ ਹੈ । ਕਿਲਵਿਖ—ਪਾਪ । ਵੰਵਨਿ—ਚਲੇ ਜਾਂਦੇ ਹਨ । ਮਾਉ—ਹੇ ਮਾਂ ! ਮੈ—ਮੈਨੂੰ । ੭।

ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਪੂਰਬਿ—ਪਹਿਲੇ ਜਨਮ ਵਿਚ । ਸੰਤ ਸਹਾਇ—ਗੁਰੂ ਦੀ ਸਹਾਇਤਾ ਨਾਲ । ੮।

**ਅਰਥ :**—ਹੇ ਖਸਮ-ਪ੍ਰਭੂ ! ਜੇ ਗੁਰੂ (ਮੇਰੇ ਉਤੇ) ਦਇਆਵਾਨ ਹੋਵੇ, ਤਾਂ ਮੈਂ (ਉਸ ਪਾਸੋਂ) ਆਪਣੇ ਕੰਨਾਂ ਨਾਲ ਤੇਰੀ ਸਿਫਤਿ-ਸਾਲਾਹ ਦੀਆਂ ਗੱਲਾਂ ਸੁਣਦੀ ਰਹਾਂ, ਮੈਂ ਆਪਣੇ ਪੈਰਾਂ ਨੂੰ ਤੇਰੇ (ਦੇਸ ਲੈ ਜਾਣ ਵਾਲੇ) ਰਸਤੇ ਉਤੇ ਤੇਰਾਂ । ਹੇ ਪਿਆਰੇ ! (ਮੇਰੀਆਂ ਇਹਨਾਂ) ਅੱਖਾਂ ਨੂੰ ਆਪਣਾ ਦਰਸਨ ਦਿਖਾਲ । ੪।

ਹੇ ਪਿਆਰੇ ! ਤੂੰ ਸ਼ਾਹਾਂ ਦਾ ਪਾਤਿਸ਼ਾਹ ਹੈਂ । ਮੈਂ ਤੇਰੇ ਸਾਰੇ ਗੁਣ ਬਿਆਨ ਨਹੀਂ ਕਰ ਸਕਦੀ । ਜੇ ਮੈਂ ਕਿਤਨੇ ਹੀ ਲੱਖਾਂ ਤੇ ਕ੍ਰੋੜਾਂ ਤੇਰੇ ਗੁਣ ਦੱਸਾਂ, ਤਾਂ ਭੀ ਉਹ ਸਾਰੇ ਤੇਰੇ ਇਕ ਰੋਮ (ਦੀ ਵਡਿਆਈ) ਤਕ ਨਹੀਂ ਅੱਪੜ ਸਕਦੇ । ੫।

ਹੇ ਪਿਆਰੇ ! ਅਣਗਿਣਤ ਹੀ ਸਹੇਲੀਆਂ ਤੇਰੇ (ਦਰ ਦੀਆਂ ਦਾਸੀਆਂ) ਹਨ । ਮੇਰੇ ਨਾਲੋਂ ਉਹ ਸਾਰੀਆਂ ਹੀ ਚੰਗੀਆਂ ਹਨ । ਇਕ ਰਤਾ ਭੀ ਸਮੇ ਲਈ ਹੀ ਮੇਰੇ ਵਲ ਭੀ ਮੇਹਰ ਦੀ ਨਿਗਾਹ ਨਾਲ ਵੇਖ । ਮੈਨੂੰ ਭੀ ਦਰਸਨ ਦੇਹ, ਤਾਂ ਕਿ ਮੈਂ ਭੀ ਆਤਮਕ ਆਨੰਦ ਮਾਣ ਸਕਾਂ । ੬।

ਹੇ ਮਾਂ ! ਮੈਨੂੰ (ਭਲਾ) ਉਹ (ਪਿਆਰਾ) ਕਿਵੇਂ ਵਿਸਰ ਸਕਦਾ ਹੈ, ਜੋ ਸਾਰੇ ਜਗਤ ਵਿਚ ਵਿਆਪਕ ਹੈ, ਜਿਸ ਦਾ ਦਰਸਨ ਕੀਤਿਆਂ ਮਨ ਧੀਰਜ ਫੜਦਾ ਹੈ ਅਤੇ ਸਾਰੇ ਪਾਪ ਦੂਰ ਹੋ ਜਾਂਦੇ ਹਨ ? । ੭।

ਹੇ ਨਾਨਕ ! (ਆਖ—) ਜਦੋਂ ਮੈਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ, ਆਜਜ਼ ਹੋ ਕੇ (ਮਾਣ ਛੱਡ ਕੇ ਉਸ ਦੇ ਦਰ ਤੇ) ਢਹਿ ਪਈ, ਤਾਂ ਉਹ ਪਿਆਰਾ ਮੈਨੂੰ ਮਿਲ ਪਿਆ । ਕਿਸੇ ਪੂਰਬਲੇ ਜਨਮ ਵਿਚ ਚੰਗੀ ਕਿਸਮਤ ਦਾ ਲਿਖਿਆ ਲੇਖ ਮੈਨੂੰ ਗੁਰੂ ਦੀ ਸਹਾਇਤਾ ਨਾਲ ਮਿਲ ਪਿਆ ਹੈ । ੮।੧।੪।

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ

ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ  
ਹਾਰਿਆ ॥੪॥ {ਪੰਨਾ ੨੬੧}

**ਪਦ ਅਰਥ** :—ਪੁਕਾਰਨਿ—(ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨ । ਸਭਿ—  
ਸਾਰੇ । ਗਾਲੀ—ਗੱਲਾਂ । ਹੋਛੀਆ—ਹੋਛੀਆਂ, ਥੋਥੀਆਂ । ੧।

ਨਿਧਾਨੁ—ਖਜ਼ਾਨਾ । ਅਪਾਰੁ—ਬੇਅੰਤ । ਮਨਿ—ਮਨ ਵਿਚ । ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ । ੧। ਰਹਾਉ ।

ਮੋਹਿ—ਮੋਹ ਵਿਚ । ਬਾਦਿ—ਝਗੜੇ ਵਿਚ । ਅਹੰਕਾਰਿ—ਅਹੰਕਾਰ ਵਿਚ । ਸਰਪਰ—ਜ਼ਰੂਰ । ਰੁੰਨਿਆ—ਰੋਂਦੇ  
ਹਨ । ਨ ਪਾਇਨਿ—ਨਹੀਂ ਪਾਂਦੇ । ਮੂਲਿ—ਬਿਲਕੁਲ । ਵਿਛੁੰਨਿਆ—ਵਿਛੁੜੇ ਹੋਏ । ੨।

ਮੇਰੀ ਮੇਰੀ ਧਾਰਿ—ਮਾਇਆ ਦੀ ਮਮਤਾ ਦੇ ਖਿਆਲ ਮਨ ਵਿਚ ਟਿਕਾ ਕੇ । ਬੰਧਨਿ—(ਮੋਹ ਦੇ) ਬੰਧਨ ਵਿਚ ।  
ਨਰਕਿ—ਨਰਕ ਵਿਚ, ਦੁੱਖ ਵਿਚ । ਸੁਰਗਿ—ਸੁਰਗ ਵਿਚ, ਸੁਖ ਵਿਚ । ਅਵਤਾਰ—ਜਨਮ । ੩।

ਸੋਧਤ—ਵਿਚਾਰ ਕਰਦਿਆਂ । ਸੋਧਿ—ਵਿਚਾਰ ਕਰ ਕੇ । ਤਤੁ—ਅਸਲੀਅਤ । ਹਾਰਿਆ—(ਜੀਵਨ-ਬਾਜ਼ੀ) ਹਾਰਦੇ  
ਹਨ । ੪।

**ਅਰਥ** :—ਹੇ ਭਾਈ ! ਪਰਮਾਤਮਾ ਦੇ ਨਾਮ ਦਾ ਬੇਅੰਤ ਖਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ  
ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ  
ਹੈ । ੧। ਰਹਾਉ ।

ਹੇ ਭਾਈ ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ  
ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ  
ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ । ੧।

ਹੇ ਭਾਈ ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ  
ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ । ੨।

ਹੇ ਭਾਈ ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ  
ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ । ੩।

ਹੇ ਭਾਈ ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ  
ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ । ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ  
ਬਾਜ਼ੀ) ਹਾਰ ਕੇ ਜਾਂਦੇ ਹਨ । ੪।

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨੁ ਕਉ ਭਏ ਦਇਆਲ  
ਤਿਨੁ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ  
ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ  
ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ ੨੬੨}

**ਪਦ ਅਰਥ** :—ਆਵਹਿ—ਸੰਸਾਰ ਵਿਚ ਆਉਂਦੇ ਹਨ । ਜਾਹਿ—(ਸੰਸਾਰ ਤੋਂ) ਚਲੇ ਜਾਂਦੇ ਹਨ । ਮਰਿ ਮਰਿ—  
ਆਤਮਕ ਮੌਤ ਸਹੇੜ ਸਹੇੜ ਕੇ । ਵਾਦਿ—ਵਿਅਰਥ । ਭਰਮਤੇ—ਭਟਕਦੇ ਹਨ । ੫।

ਕਉ—ਨੂੰ, ਉਤੇ । ਸੰਗੁ—ਸਾਥ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ । ਜਨੀ—ਜਨੀਂ, ਜਨਾਂ ਨੇ । ੬।

ਖੋਜਹਿ—ਖੋਜਦੇ ਹਨ । ਕੋਟਿ—ਕੋੜਾਂ । ਅਸੰਖ—ਅਣਗਿਣਤ । ਅਨੰਤ—ਬੇਅੰਤ । ਕੇ—ਕਈ, ਅਨੇਕਾਂ । ਨੇੜਾ—  
ਨਿਕਟਤਾ, ਨੇੜ । ਤਿਸੁ ਹੇ—ਉਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ । ੭।

ਦਾਤਾਰ—ਹੇ ਦਾਤਾਰ ! ਗਾਵਾ—ਗਾਵਾਂ, ਮੈਂ ਗਾਂਦਾ ਹਰਾਂ । ਨਾਨਕ—ਹੇ ਨਾਨਕ ! (ਆਖ—) । ੮।

**ਅਰਥ :**—(ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ  
ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ  
ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ । ੫।

ਹੇ ਭਾਈ ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ  
ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ । ੬।

ਹੇ ਭਾਈ ! ਕੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ  
ਜਿਸ ਮਨੁੱਖ ਨੂੰ ਸੂਝ ਬਖਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ । ੭।

ਹੇ ਨਾਨਕ ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ  
ਰਾਤ ਤੇਰੇ ਗੁਣ ਗਾਂਦਾ ਰਹਾਂ । ਮੈਨੂੰ ਆਪਣਾ ਨਾਮ ਬਖਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ । ੮। ੨। ੫।

### ਰਾਗੁ ਸੂਹੀ ਮਹਲਾ ੧ ਕੁਚਜੀ

ੴ ਸਤਿਗੁਰ ਪ੍ਰਸਾਦਿ ॥ ਮੰਵੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ  
ਚੜਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਵੁ ਨ  
ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥  
ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ  
ਵਸਤੂ ਸਹਿ ਦਿਤੀਆ ਮੈ ਤਿਨੁ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ  
ਏਨੀ ਟੋਲੀ ਭੁਲੀਆਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੁੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾਧਨ  
ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ  
ਨਾਲਹੁ ਮੁਤੀਆਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ  
ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ {ਪੰਨਾ ੭੬੨}

**ਪਦ ਅਰਥ :**—ਕੁਚਜੀ—ਕੁ-ਚੱਜੀ, ਕੋਝੇ ਚੱਜ ਵਾਲੀ, ਜਿਸ ਨੂੰ ਜੀਵਨ ਦੀ ਜਾਚ ਨਹੀਂ । ਮੰਵੁ—ਮੈਂ । ਅੰਮਾਵਣਿ—  
ਜੋ ਸਮਾ ਨਾਹ ਸਕਣ, ਬਹੁਤ । ਡੋਸੜੇ—ਕੋਝੇ ਦੋਸ, ਐਬ । ਹਉ—ਮੈਂ । ਕਿਉ—ਕਿਵੇਂ ? ਸਹੁ—ਖਸਮ ।  
ਰਾਵਣਿ—ਮਾਣਨ ਲਈ । ਜਾਉ—ਮੈਂ ਜਾਵਾਂ ।

ਇਕ ਦੂ—ਇਕ ਤੋਂ । ਇਕਿ—{ਲਫਜ਼ 'ਇਕ' ਤੋਂ ਬਹੁ-ਵਚਨ} । ਚੜਦੀਆ—ਵਧੀਆ ।

ਜਿਨੀ ਸਖੀ—ਜਿਨ੍ਹਾਂ ਸਹੇਲੀਆਂ ਨੇ । ਸੇ—ਉਹ ਸਹੇਲੀਆਂ । ਅੰਬੀ ਛਾਵੜੀਏਹਿ—ਅੰਬਾਂ ਦੀਆਂ (ਠੰਢੀਆਂ) ਛਾਵਾਂ  
ਹੇਠ {ਨੋਟ :—ਇਉਂ ਜਾਪਦਾ ਹੈ ਜਿਵੇਂ ਇਹ ਛੰਤ ਗਰਮੀ ਦੀ ਰੁੱਤੇ ਉਚਾਰਿਆ ਹੈ ਜਦੋਂ ਚੁਮਾਸੇ ਦੇ ਦਿਨੀਂ ਕਿਸਾਨ ਹਲ  
ਆਦਿਕ ਦਾ ਕੰਮ ਮੁਕਾ ਕੇ ਦੁਪਹਿਰਾਂ ਵੇਲੇ ਰੁੱਖਾਂ ਹੇਠ ਆਰਾਮ ਕਰਦੇ ਹਨ । ਗੁਰੂ ਨਾਨਕ ਦੇਵ ਜੀ ਦੇ ਸਾਹਮਣੇ ਉਹ  
ਇਲਾਕਾ ਹੈ ਜਿਥੇ ਅੰਬ ਬਹੁਤ ਹਨ, ਜਿਲ੍ਹਾ ਗੁਰਦਾਸਪੁਰ} । ਮੰਵੁ—ਮੇਰੇ ਵਿਚ । ਆਵਨੀ—ਆਵਨਿ, ਆਉਂਦੇ ।  
ਕੈ—ਕਿਸ ਉਤੇ ? ਵਿਥਰਾ—ਮੈਂ ਵਿਸਥਾਰ ਨਾਲ ਦੱਸਾਂ । ਘਿਨਾ—ਮੈਂ ਲਵਾਂ । ਇਕਤੁ—ਇੱਕ ਵਿਚ, ਇੱਕ ਦੀ ਹੀ  
ਰਾਹੀਂ । ਇਕਤੁ ਟੋਲਿ—ਇੱਕ ਸੁੰਦਰ ਪਦਾਰਥ ਦੀ ਰਾਹੀਂ ਹੀ । ਅੰਬੜਾ—ਮੈਂ ਪਹੁੰਚ ਸਕਦੀ ।

ਰੁਪਾ—ਚਾਂਦੀ । ਰੰਗੁਲਾ—ਸੋਹਣਾ । ਤੈ—ਤੇ, ਅਤੇ । ਮਾਣਿਕੁ—ਲਾਲ । ਸਹਿ—ਸ਼ਹੁ ਨੇ । ਸੰਦੜੇ—ਦੇ । ਕੀਤੇ—  
ਮੈਂ ਬਣਾ ਲਏ ਹਨ । ਰਾਸਿ—ਪੂੰਜੀ, ਸਰਮਾਇਆ । ਏਨੀ ਟੋਲੀ—ਇਹਨਾਂ ਸੁੰਦਰ ਪਦਾਰਥਾਂ ਵਿਚ ਹੀ । ਭੁਲੀਅਸੁ—  
ਮੈਂ ਕੁਰਾਹੇ ਪੈ ਗਈ ਹਾਂ ।

ਅੰਬਰਿ—ਆਕਾਸ਼ ਵਿਚ । ਕੁੰਜਾ—ਕੁੰਜਾਂ (ਸੁਭ ਗੁਣ) । ਅੰਬਰਿ ਕੁਰਲੀਆ—ਆਕਾਸ਼ ਵਿਚ ਕੁਰਲ ਕੁਰਲ ਕਰ  
ਰਹੀਆਂ ਹਨ, ਦੂਰ ਚਲੀਆਂ ਗਈਆਂ ਹਨ । ਬਗ—ਬਗਲੇ (ਪਖੰਡ) । ਬਹਿਠੇ ਆਇ—ਆ ਕੇ ਬੈਠ ਗਏ ਹਨ ।  
ਸਾਧਨ—ਜੀਵ-ਇਸਤ੍ਰੀ । ਸਾਹੁਰੇ—ਪਰਲੋਕ ਵਿਚ । ਅਗੈ—ਪਰਲੋਕ ਵਿਚ । ਜਾਇ—ਜਾ ਕੇ ।

ਸੁਤੀ ਸੁਤੀ—ਸਾਰੀ ਉਮਰ ਮਾਇਆ-ਮੋਹ ਦੀ ਨੀਂਦ ਵਿਚ ਸੁੱਤਿਆਂ ਹੀ । ਝਾਲੁ—ਪਲਾਂਘਾ, ਚਿੱਟਾ ਦਿਨ, ਬੁਢੇਪਾ ।  
ਵਾਟੜੀਆਸੁ—ਸੋਹਣੀ ਵਾਟ, ਚੰਗਾ ਰਸਤਾ । ਸਹ—ਹੇ ਪਤੀ ! ਤੇ ਨਾਲਹੁ—ਤੇਰੇ ਨਾਲੋਂ । ਮੁਤੀਅਸੁ—ਮੈਂ ਵਿਛੁੜ  
ਗਈ ਹਾਂ । ਕੁੰ—ਨੂੰ । ਧਰੀਆਸੁ—ਧਾਰਨ ਕਰ ਲਿਆ ਹੈ ।

ਮੈਂ—ਮੇਰੇ ਅੰਦਰ । ਸਭਿ—ਸਾਰੇ । ਅਰਦਾਸਿ—ਬੇਨਤੀ । ਸਭਿ—ਸਾਰੀਆਂ (ਸੋਹਾਗਣਾਂ) । ਡੋਹਾਗਣਿ—ਬਦ-ਨਸੀਬ  
ਨੂੰ । ਕਾਈ—ਕੋਈ ਇੱਕ । ੧।

**ਅਰਥ :**—(ਹੇ ਸਹੇਲੀਏ ! ) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ  
ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ ? (ਉਸ ਦੇ ਦਰ ਤੇ  
ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ ।

ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ  
ਵਿਚ ਬੈਠੀਆਂ ਹੋਈਆਂ ਹਨ । ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ  
(ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ ?

ਹੇ ਪ੍ਰਭੂ-ਪਤੀ ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ ? ਤੇ ਮੈਂ ਤੇਰਾ  
ਕੇਹੜਾ ਕੇਹੜਾ ਨਾਮ ਲਵਾਂ ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖਸ਼ੇ  
ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ ! ) ਮੈਂ ਤੈਥੋਂ  
ਕੁਰਬਾਨ ਹੀ ਕੁਰਬਾਨ ਜਾਂਦੀ ਹਾਂ ।

(ਹੇ ਸਹੇਲੀਏ ! ਵੇਖ ਮੇਰੀ ਅਭਾਗਤਾ ! ) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ—ਇਹ  
ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ  
ਲਿਆ । ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ—ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ । ਮੈਂ ਇਹਨਾਂ  
ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ  
ਨਾਹ ਬੈਠੀ ।

ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ  
ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ  
ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ ?

ਹੇ ਪ੍ਰਭੂ ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ  
ਤੋਂ ਮੈਂ ਖੁੰਝੀ ਹੋਈ ਹਾਂ । ਹੇ ਪਤੀ ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ ।

ਹੇ ਪ੍ਰਭੂ ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।

ਸੂਹੀ ਮਹਲਾ ੧ ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥ {ਪੰਨਾ ੭੬੨}

**ਪਦ ਅਰਥ :**—ਸੁਚਜੀ—ਸੁ-ਚੱਜੀ, ਜਿਸ ਨੇ ਜੀਵਨ ਦੀ ਚੰਗੀ ਜਾਚ ਸਿੱਖੀ ਹੋਈ ਹੈ ।

ਜਾ—ਜਦੋਂ । ਤਾ—ਤਦੋਂ । ਸਭੁ ਕੋ—ਹਰੇਕ ਜੀਵ । ਰਾਸਿ—ਪੁੰਜੀ, ਸਰਮਾਇਆ । ਤੁਧੁ—ਤੈਨੂੰ । ਅੰਤਰਿ—ਆਪਣੇ ਹਿਰਦੇ ਵਿਚ (ਵਸਾ ਕੇ) । ਹਉ—ਮੈਂ । ਸੁਖਿ—ਸੁਖੀ, ਸੁਖ ਨਾਲ । ਵਸਾ—ਵਸਾਂ, ਮੈਂ ਵੱਸਦੀ ਹਾਂ । ਸਾਬਾਸਿ—ਵਡਿਆਈ ।

ਭਾਣੈ—ਪ੍ਰਭੂ ਦੀ ਰਜ਼ਾ ਵਿਚ ਹੀ । ਤਖਤਿ—ਤਖਤ ਉਤੇ । ਉਦਾਸਿ—ਉਦਾਸੀ, ਤਿਆਗੀ । ਥਲ ਸਿਰਿ—ਥਲ ਦੇ ਸਿਰ ਉਤੇ । ਸਰੁ—ਤਲਾਬ, ਦਰੀਆ, ਸਮੁੰਦਰ । ਵਹੈ—ਵਗ ਪੈਂਦਾ ਹੈ । ਆਕਾਸਿ—ਆਕਾਸ਼ ਵਿਚ, ਅਹੰਕਾਰੀ ਹਿਰਦੇ ਵਿਚ । ਫੁਲੈ—ਖਿੜ ਪੈਂਦਾ ਹੈ । ਮੰਝਿ—ਵਿੱਚੇ ਹੀ । ਭਰੀਆਸਿ—ਭਰੀਜ ਕੇ ਡੁੱਬ ਜਾਈਦਾ ਹੈ । ਸਹੁ—ਖਸਮ-ਪ੍ਰਭੂ । ਰੰਗੁਲਾ—ਪਿਆਰਾ । ਗੁਣ ਤਾਸਿ—ਗੁਣਾਂ ਦਾ ਖਜ਼ਾਨਾ । ਭੀਹਾਵਲਾ—ਡਰਾਉਣਾ । ਹਉ—ਮੈਂ । ਆਵਣਿ ਜਾਣਿ—ਜੰਮਣ ਮਰਨ (ਦੇ ਗੇੜ) ਵਿਚ ।

ਅਗਮ—ਅਪਹੁੰਚ । ਅਤੋਲਵਾ—ਬੇਅੰਤ ਗੁਣਾਂ ਵਾਲਾ । ਮਾਗਉ—ਮੈਂ ਮੰਗਾਂ । ਪਿਆਸਿ—ਪਿਆਸੀ । ਸਚੁ—ਸਦਾ-ਥਿਰ ਰਹਿਣ ਵਾਲਾ ।੨।

**ਅਰਥ :**—ਹੇ ਪ੍ਰਭੂ ! ਜਦੋਂ ਤੂੰ (ਮੇਰੇ ਵਲ ਹੁੰਦਾ ਹੈਂ) ਤਦੋਂ ਹਰੇਕ ਜੀਵ ਮੈਨੂੰ (ਆਦਰ ਦੇਂਦਾ ਹੈ) । ਤੂੰ ਹੀ ਮੇਰਾ ਮਾਲਕ ਹੈਂ, ਤੂੰ ਹੀ ਮੇਰਾ ਸਰਮਾਇਆ ਹੈਂ । ਜਦੋਂ ਮੈਂ ਤੈਨੂੰ ਆਪਣੇ ਹਿਰਦੇ ਵਿਚ ਵਸਾ ਲੈਂਦੀ ਹਾਂ ਤਦੋਂ ਮੈਂ ਸੁਖੀ ਵਸਦੀ ਹਾਂ ਜਦੋਂ ਤੂੰ ਮੇਰੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈਂ ਤਦੋਂ ਮੈਨੂੰ (ਹਰ ਥਾਂ) ਸੋਭਾ ਮਿਲਦੀ ਹੈ ।

ਪ੍ਰਭੂ ਦੀ ਰਜ਼ਾ ਵਿਚ ਹੀ ਕੋਈ ਤਖਤ ਉਤੇ ਬੈਠਾ ਹੈ ਤੇ ਵਡਿਆਈਆਂ ਮਿਲ ਰਹੀਆਂ ਹਨ, ਉਸ ਦੀ ਰਜ਼ਾ ਵਿਚ ਹੀ ਕੋਈ ਵਿਰਕਤ ਹੋ ਕੇ (ਦਰ ਦਰ ਤੇ) ਭਿੱਛਿਆ ਮੰਗਦਾ ਫਿਰਦਾ ਹੈ । ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਸੁੱਕੀ ਧਰਤੀ ਉਤੇ ਸਰੋਵਰ ਚਲ ਪੈਂਦਾ ਹੈ ਤੇ ਕੌਲ ਫੁੱਲ ਆਕਾਸ਼ ਵਿਚ ਖਿੜ ਆਉਂਦਾ ਹੈ (ਭਾਵ, ਕਿਸੇ ਅਹੰਕਾਰੀ ਪ੍ਰੇਮ-ਹੀਣ ਹਿਰਦੇ ਵਿਚ ਪ੍ਰੇਮ ਦਾ ਪ੍ਰਵਾਹ ਚੱਲ ਪੈਂਦਾ ਹੈ) ।

ਪ੍ਰਭੂ ਦੀ ਰਜ਼ਾ ਵਿਚ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ; ਉਸ ਦੀ ਰਜ਼ਾ ਅਨੁਸਾਰ ਹੀ ਵਿਕਾਰਾਂ ਨਾਲ ਭਰੀਜ ਕੇ ਵਿੱਚੇ ਹੀ ਡੁੱਬ ਜਾਈਦਾ ਹੈ । ਉਸ ਦੀ ਰਜ਼ਾ ਵਿਚ ਹੀ ਕਿਸੇ ਜੀਵ-ਇਸਤ੍ਰੀ ਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗਦਾ ਹੈ, ਰਜ਼ਾ ਅਨੁਸਾਰ ਹੀ ਕੋਈ ਜੀਵ ਉਸ ਗੁਣਾਂ ਦੇ ਖਜ਼ਾਨੇ ਪ੍ਰਭੂ ਦੀਆਂ ਸਿਫਤਾਂ ਵਿਚ ਮਸਤ ਰਹਿੰਦਾ ਹੈ । ਇਹ ਭੀ ਉਸ ਦੀ ਰਜ਼ਾ ਵਿਚ ਹੀ ਹੈ ਕਿ ਕਦੇ ਉਹ ਖਸਮ ਮੈਨੂੰ ਜੀਵ-ਇਸਤ੍ਰੀ ਨੂੰ ਡਰਾਉਣਾ ਲੱਗਦਾ ਹੈ, ਤੇ ਮੈਂ ਜਨਮ ਮਰਨ ਦੇ ਗੇੜ ਵਿਚ ਪੈ ਕੇ ਆਤਮਕ ਮੌਤੇ ਮਰਦੀ ਹਾਂ ।

ਹੇ ਪ੍ਰਭੂ-ਪਤੀ ! ਤੂੰ ਅਪਹੁੰਚ ਹੈਂ, ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ । ਮੈਂ ਅਰਦਾਸਾਂ ਕਰ ਕਰ ਕੇ ਤੇਰੇ ਹੀ ਦਰ ਤੇ ਢਹਿ ਪਈ ਹਾਂ (ਮੈਂ ਤੇਰਾ ਹੀ ਆਸਰਾ-ਪਰਨਾ ਲਿਆ ਹੈ) । ਮੈਂ ਤੇਰੇ ਦਰ ਤੋਂ ਹੋਰ ਕੀਹ ਮੰਗਾਂ ? ਤੈਨੂੰ ਹੋਰ ਕੀਹ ਆਖਾਂ ਜੋ ਤੂੰ ਸੁਣੇਂ ? ਮੈਨੂੰ ਤੇਰੇ ਦੀਦਾਰ ਦੀ ਭੁੱਖ ਹੈ, ਮੈਂ ਤੇਰੇ ਦਰਸਨ ਦੀ ਪਿਆਸੀ ਹਾਂ । ਤੂੰ ਸਦਾ-ਬਿਰ ਰਹਿਣ ਵਾਲਾ ਖਸਮ ਗੁਰੂ ਦੇ ਸ਼ਬਦ ਦੀ ਰਾਹੀਂ ਮਿਲਦਾ ਹੈਂ । ਮੇਰੀ ਨਾਨਕ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਮੈਨੂੰ ਭੀ ਗੁਰੂ ਦੀ ਸਰਨ ਪਾ ਕੇ ਮਿਲ ।੨।

ਸੂਹੀ ਮਹਲਾ ੫ ਗੁਣਵੰਤੀ ॥ ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੋਂ ਮਨ ਕੀ ਮਤੜੀ ਵਿਸਾਰੋਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

**ਪਦ ਅਰਥ :**—ਗੁਣਵੰਤੀ—ਗੁਣਾਂ ਵਾਲੀ । ਸਿਖੜਾ—ਪਿਆਰਾ ਸਿੱਖ । ਲਾਗਉ—ਮੈਂ ਲੱਗਾਂ । ਪਾਇ—ਪੈਰੀਂ । ਬਿਰਥਾ—ਪੀੜਾ, ਦੁੱਖ । ਜੀਅ ਕੀ—ਜਿੰਦ ਦੀ । ਉਪਦੇਸੜਾ—ਸੋਹਣਾ ਉਪਦੇਸ਼ । ਅਨਤ—{ਅਘੜ} ਕਿਸੇ ਹੋਰ ਪਾਸੇ । ਤੈ ਕੂੰ—ਤੈਨੂੰ । ਡੇਵਸਾ—ਮੈਂ ਦੇ ਦਿਆਂਗਾ । ਮਾਰਗੁ—ਰਸਤਾ ।

ਹਉ—ਮੈਂ । ਸਰਣਾਇ—ਆਸਰਾ । ਮਹਿ—ਵਿਚ । ਸਭੋ—ਸਭ, ਸਾਰਾ ।

ਇਤੁ ਮਾਰਗਿ—ਇਸ ਰਸਤੇ ਉਤੇ । ਭਾਈਅੜੇ—ਪਿਆਰੇ ਭਰਾ । ਤਿਆਗੋਂ—ਜੇ ਤੂੰ ਤਿਆਗ ਦੇਵੇਂ । ਮਤੜੀ—ਕੋਝੀ ਮਤਿ । ਵਿਸਾਰੋਂ—ਜੇ ਤੂੰ ਵਿਸਾਰ ਦੇਵੇਂ । ਭਾਉ—ਪਿਆਰ । ਇਉ—ਇਸ ਤਰ੍ਹਾਂ । ਦਰਸਾਵੜਾ—ਸੋਹਣਾ ਦੀਦਾਰ । ਵਾਉ—ਹਵਾ । ਤਤੀ ਵਾਉ—ਸੇਕ, ਦੁੱਖ-ਕਲੇਸ਼ ।

ਆਪਹੁ—ਆਪਣੇ ਆਪ ਤੋਂ, ਆਪਣੀ ਅਕਲ ਨਾਲ । ਹੁਕਮਾਉ—ਪ੍ਰਭੂ ਦਾ ਹੁਕਮ ਹੀ । ਗੁਰਿ—ਗੁਰੂ ਨੇ । ਨਾਨਕਿ—ਨਾਨਕ ਨੇ । ਪਸਾਉ—ਪ੍ਰਸਾਦ, ਕਿਰਪਾ । ਬਹੁੜਿ—ਮੁੜ । ਮੈਂ—ਮੈਨੂੰ । ਭੁਖੜੀ—ਭੈੜੀ ਭੁੱਖ । ਹਉ—ਮੈਂ । ਅਘਾਇ—ਰੱਜ ਕੇ । ਰਜਾ ਤ੍ਰਿਪਤਿ ਅਘਾਇ—ਖਾ ਪੀ ਕੇ ਚੰਗੀ ਤਰ੍ਹਾਂ ਰੱਜ ਗਿਆ ਹਾਂ । ਗੁਰ ਸਿਖੜਾ—ਗੁਰੂ ਦਾ ਪਿਆਰਾ ਸਿੱਖ ।੩।

**ਅਰਥ :**—ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਉਂ ਨੀਉਂ ਕੇ (ਭਾਵ, ਨਿਮ੍ਰਤਾ-ਅਧੀਨਗੀ ਨਾਲ) ਉਸ ਦੀ ਪੈਰੀਂ ਲੱਗਦਾ ਹਾਂ, ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ (ਤੇ ਬੇਨਤੀ ਕਰਦਾ ਹਾਂ—ਹੇ ਗੁਰਸਿੱਖ ! ) ਮੈਨੂੰ ਸੱਜਣ-ਗੁਰੂ ਮਿਲਾ ਦੇ । ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ (ਜਿਸ ਦੀ ਬਰਕਤਿ ਨਾਲ) ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ । ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ (ਜਿਸ ਰਾਹੇ ਪੈ ਕੇ ਪ੍ਰਭੂ ਦਾ ਦਰਸਨ ਕਰ ਸਕਾਂ) । ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ । ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ ।

(ਅੱਗੋਂ ਉੱਤਰ ਮਿਲਦਾ ਹੈ—) ਇਸ ਰਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ (ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ) ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ । ਜੇ ਤੂੰ ਆਪਣੇ ਮਨ ਦੀ ਕੋਝੀ ਮਤਿ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ (ਮਾਇਆ ਆਦਿਕ) ਦਾ ਪਿਆਰ ਭੁਲਾ ਦੇਵੇਂ, ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸਨ ਕਰ ਲਵੇਂਗਾ, ਤੈਨੂੰ ਕੋਈ



ਦੁੱਖ-ਕਲੇਸ਼ ਨਹੀਂ ਵਿਆਪੇਗਾ । ਮੈਂ ਜੋ ਕੁਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ । ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖਜ਼ਾਨਾ ਬਖਸ਼ ਦਿੱਤਾ ਹੈ । (ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ ।

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ ।੩।

### ਰਾਗੁ ਸੁਹੀ ਛੰਤ ਮਹਲਾ ੧ ਘਰੁ ੧

੧੬ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਵੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ {ਪੰਨਾ ੨੬੩}

**ਪਦ ਅਰਥ :**—ਭਰਿ ਜੋਬਨਿ—ਭਰੀ ਜਵਾਨੀ ਵਿਚ, ਭਰ-ਜਵਾਨੀ ਦੇ ਸਮੇ । ਮੈ—ਸ਼ਰਾਬ । ਮਤ—ਮੱਤ, ਮਸਤ । ਪੇਈਅੜੈ ਘਰਿ—ਪੇਕੇ ਘਰ ਵਿਚ । ਪਾਹੁਣੀ—ਪ੍ਰਾਹੁਣੀ । ਬਲਿ—ਸਦਕੇ । ਰਾਮ—ਹੇ ਰਾਮ ! ਅਵਗਣਿ—ਔਗੁਣ ਦੇ ਕਾਰਨ । ਚਿਤਿ—ਚਿੱਤ ਵਿਚ । ਨ ਸਮਾਵਨੀ—ਨਹੀਂ ਸਮਾਂਦੇ । ਸਾਰ—ਕਦਰ । ਭਰਮਿ—ਭਟਕਣਾ ਵਿਚ । ਬਾਦਿ—ਵਿਅਰਥ । ਵਰੁ—ਖਸਮ-ਪ੍ਰਭੂ । ਸਹਜੁ—ਸੁਭਾਉ । ਭਾਇਆ—ਚੰਗਾ ਲੱਗਾ । ਪੂਛਿ—ਪੁੱਛ ਕੇ । ਮਾਰਗਿ—(ਸਹੀ) ਰਸਤੇ ਉਤੇ । ਰੈਣਿ—(ਜ਼ਿੰਦਗੀ ਦੀ) ਰਾਤ । ਬਾਲਤਣ—ਬਾਲ-ਉਮਰ ਵਿਚ (ਹੀ) । ਧਨ—ਜੀਵ-ਇਸ਼ਤੀ ।੧।

ਬਾਬਾ—ਹੇ ਗੁਰੂ ! ਮੈ—ਮੈਨੂੰ । ਵਰੁ—ਪ੍ਰਭੂ-ਪਤੀ । ਦੇਹਿ—ਮਿਲਾ । ਭਾਵੈ—ਪਿਆਰਾ ਲੱਗਦਾ ਹੈ । ਮੈ ਤਿਸ ਕੀ ਬਲਿ ਰਾਮ—ਮੈਂ ਉਸ ਰਾਮ ਤੋਂ ਸਦਕੇ ਹਾਂ । ਰਵਿ ਰਹਿਆ—ਮੌਜੂਦ ਹੈ, ਹਰ ਥਾਂ ਵਿਆਪਕ ਹੈ । ਜੁਗ ਚਾਰਿ—ਸਦਾ ਹੀ । ਤ੍ਰਿਭਵਣ—ਤਿੰਨਾਂ ਭਵਨਾਂ ਵਿਚ, ਸਾਰੇ ਜਗਤ ਵਿਚ । ਬਾਣੀ—ਹੁਕਮ । ਰਵੈ—ਪਿਆਰ ਕਰਦਾ ਹੈ । ਮਨਸਾ—{ਸਜੀਭਾ} ਇੱਛਾ । ਸਰਬ—ਸਦਾ ਹੀ । ਰਾਂਡ—ਰੰਡੀ । ਤੈਸੇ—ਇਕ-ਸਮਾਨ ।੨।

ਲਗਨੁ—ਮੁਹੂਰਤ । ਲਗਨੁ ਗਣਾਇ—ਮੁਹੂਰਤ ਕਢਾ ਕੇ । ਹੰਭੀ—ਮੈਂ ਭੀ । ਵੰਞਾ—ਪਹੁੰਚ ਸਕਾਂ । ਸਾਹੁਰੈ—ਪਤੀ ਦੇ ਘਰ ਵਿਚ, ਪ੍ਰਭੂ-ਚਰਨਾਂ ਵਿਚ । ਸਾਹਾ—ਲਗਨ, ਮੁਹੂਰਤ । ਰਜਾਇ—ਪਰਮਾਤਮਾ ਦੀ ਮਰਜ਼ੀ ਅਨੁਸਾਰ । ਨ ਟਲੈ—ਅਗਾਂਹ ਪਿਛਾਂਹ ਨਹੀਂ ਹੋ ਸਕਦਾ । ਕਿਰਤੁ ਪਇਆ—ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਮਿਲਿਆ ਹੋਇਆ । ਕਿਰਤ—{ਕ੍ਰਮ} ਕੀਤੇ ਹੋਏ ਕਰਮਾਂ ਦਾ ਇਕੱਠ । ਕਰਤੈ—ਕਰਤਾਰ ਨੇ । ਜਾਵੀ—ਜੰਵ ਦਾ ਮਾਲਕ,

ਲਾੜਾ । ਨਿਹਕੇਵਲ—{निष्कैवल्य} ਪਵਿੜ, ਸੁਤੰਤਰ । ਨਰਹ ਨਿਹਕੇਵਲੁ—ਮਨੁੱਖਾਂ ਤੋਂ ਸੁਤੰਤਰ । ਤਿਹੁ ਲੋਈ—  
ਤਿੰਨਾਂ ਲੋਕਾਂ ਵਿਚ । ਮਾਇਆ—ਮਾਇਆ । ਨਿਰਾਸੀ—ਆਸ-ਹੀਣੀ । ਰੋਇ—ਰੋ ਕੇ । ਵਿਛੁੰਨੀ—ਵਿਛੁੜ ਜਾਂਦੀ ਹੈ ।  
ਬਾਲੀ—ਕੁੜੀ । ਬਾਲੈ—ਮੁੰਡੇ ਦਾ । ਹੇਤੇ—ਪਿਆਰ ਦੇ ਕਾਰਨ । ਬਾਲੀ ਬਾਲੈ ਹੇਤੇ—ਕੁੜੀ ਮੁੰਡੇ ਦੇ ਪਿਆਰ ਦੇ  
ਕਾਰਨ । ਸਬਦਿ—ਸ਼ਬਦ ਦੀ ਬਰਕਤਿ ਨਾਲ । ਸੁਖ—ਆਨੰਦ । ਮਹਲੀ—ਪ੍ਰਭੂ ਦੇ ਘਰ ਵਿਚ ।੩।

ਬਾਬੁਲਿ—ਪਿਉ ਨੇ, ਸਤਿਗੁਰੂ ਨੇ । ਦਿਤੜੀ—ਭੇਜ ਦਿੱਤੀ । ਦੂਰਿ—(ਮਾਇਆ ਦੇ ਪ੍ਰਭਾਵ ਤੋਂ) ਦੂਰ ਪਰੇ । ਘਰਿ—  
ਘਰ ਵਿਚ । ਪੇਈਐ ਘਰਿ—ਪੇਕੇ ਘਰ ਵਿਚ, ਜਨਮ ਮਰਨ ਵਿਚ । ਰਹਸੀ—ਪ੍ਰਸੰਨ ਹੁੰਦੀ ਹੈ । ਵੇਖਿ—ਵੇਖ ਕੇ ।  
ਹਦੂਰਿ—ਆਪਣੇ ਸਾਹਮਣੇ । ਪਿਰਿ—ਪਿਰ ਨੇ, ਪ੍ਰਭੂ-ਪਤੀ ਨੇ । ਰਾਵੀ—ਪਿਆਰ ਕੀਤਾ । ਘਰਿ—ਘਰ ਵਿਚ, ਪ੍ਰਭੂ  
ਦੇ ਚਰਨਾਂ ਵਿਚ । ਸੋਹੀਐ—ਸੋਭਦੀ ਹੈ, ਆਤਮਕ ਜੀਵਨ ਸੋਹਣਾ ਬਣਾ ਲੈਂਦੀ ਹੈ । ਪਰਧਾਨੇ—ਮੰਨੀ-ਪ੍ਰਮੰਨੀ ।  
ਸੰਜੋਗੀ—ਚੰਗੇ ਭਾਗਾਂ ਨਾਲ । ਥਾਨਿ—ਪ੍ਰਭੂ-ਚਰਨਾਂ ਵਿਚ । ਸੁਹੇਲਾ—ਸੌਖਾ (ਜੀਵਨ) । ਸਚੁ—ਸਦਾ-ਥਿਰ ਪ੍ਰਭੂ ਦਾ  
ਨਾਮ । ਪਲੈ—ਪੱਲੇ ਵਿਚ, ਉਸ ਦੇ ਪਾਸ । ਬੋਲੈ—ਸਿਮਰਦੀ ਹੈ । ਪਿਰ ਭਾਏ—ਪਤੀ ਨੂੰ ਪਿਆਰੀ ਲੱਗਦੀ ਹੈ ।  
ਅੰਕਿ—ਅੰਕ ਵਿਚ, ਜੱਫੀ ਵਿਚ । ਸਮਾਏ—ਲੀਨ ਹੋ ਜਾਂਦੀ ਹੈ ।੪।

**ਅਰਥ :**—ਹੇ ਪ੍ਰਭੂ ਜੀ ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ ! ) ਜੀਵ-ਇਸੜੀ (ਤੇਰੀ ਰਚੀ  
ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇਂ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ  
ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ । ਵਿਕਾਰਾਂ ਦੀ ਕਮਾਈ ਨਾਲ  
ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ  
ਵਿਚ) ਗੁਣ ਟਿਕ ਨਹੀਂ ਸਕਦੇ ।

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸੜੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ,  
ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ । ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ  
ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ । (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸੜੀ ਨੂੰ  
ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ ।

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸੜੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ  
ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ । ਹੇ ਨਾਨਕ ! ਅਜੇਹੀ ਜੀਵ-ਇਸੜੀ ਨੇ ਤਾਂ ਬਾਲ-ਉਮਰੇ ਹੀ  
ਚੰਡੇਪਾ ਸਹੇੜ ਲਿਆ,

ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ।੧।

ਹੇ ਪਿਆਰੇ ਸਤਿਗੁਰੂ ! ਮੈਨੂੰ ਖਸਮ-ਪ੍ਰਭੂ ਮਿਲਾ । (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ  
ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ ।

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸੜੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ  
ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ । ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ  
ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ  
ਕਰ ਦੇਂਦਾ ਹੈ ।

ਜੇਹੜੀ ਜੀਵ-ਇਸੜੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਚੰਡੀ ਨਹੀਂ  
ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।

ਹੇ ਨਾਨਕ ! (ਅਰਦਾਸ ਕਰ ਤੇ ਆਖ—ਹੇ ਸਤਿਗੁਰੂ ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ । ੨ ।

ਹੇ ਸਤਿਗੁਰੂ ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ । (ਹੇ ਗੁਰੂ ! ਤੇਰੀ ਕਿਰਪਾ ਨਾਲ) ਰਜਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ ।

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸੜੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ । (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੜਦੀ ਹੈ, ਤਿਵੇਂ) ਮਾਇਆ ਜੀਵ-ਇਸੜੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸੜੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੜਦੀ ਹੈ ।

ਹੇ ਨਾਨਕ ! ਜੀਵ-ਇਸੜੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ । ੩ ।

ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸੜੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ । ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ । ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ ।

ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸੜੀ ਦੀ ਲੋੜ ਪਈ (ਭਾਵ, ਜੀਵ-ਇਸੜੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ । (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ । ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ ।

ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ । ਹੇ ਨਾਨਕ ! ਜੀਵ-ਇਸੜੀ (ਪ੍ਰਭੂ-ਚਰਨਾਂ ਤੋਂ) ਵਿਛੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ । ੪ । ੧ ।

### ਰਾਗ ਸੂਹੀ ਮਹਲਾ ੧ ਛੰਤੁ ਘਰੁ ੨

੧੯੯ ਸਤਿਗੁਰ ਪ੍ਰਸਾਦਿ ॥ ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇੜੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੇ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੇ ॥ ਤੂ ਜਾਨੁ ਗਿਆਨੀ

ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ  
ਸੰਸਾਰਾ ॥ ਸਾਚਾ ਖੇਲੁ ਤੁਮਾਰਾ ॥ ਸਚੁ ਖੇਲੁ ਤੁਮਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ  
ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ  
ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥ {ਪੰਨਾ ੨੬੪}

**ਪਦ ਅਰਥ :**—ਹਮ ਘਰ—ਮੇਰੇ ਹਿਰਦੇ-ਘਰ ਵਿਚ । ਸਾਜਨ ਆਏ—ਪ੍ਰਭੂ-ਮਿੱਤਰ ਜੀ ਆ ਪ੍ਰਗਟੇ ਹਨ {ਨੋਟ :—  
ਇਹ ਲਫਜ਼ ਆਦਰ ਦੇ ਭਾਵ ਵਿਚ ‘ਬਹੁ-ਵਚਨ’ ਵਿਚ ਵਰਤੇ ਗਏ ਹਨ; ਜਿਵੇਂ “ਪ੍ਰਭ ਜੀ ਬਸਹਿ ਸਾਧ ਕੀ  
ਰਸਨਾ”} । ਸਾਚੈ—ਸਦਾ-ਬਿਰ ਰਹਿਣ ਵਾਲੇ ਪ੍ਰਭੂ ਨੇ । ਮੇਲਿ—ਆਪਣੇ ਮੇਲਿ ਵਿਚ, ਆਪਣੇ ਚਰਨਾਂ ਵਿਚ ।  
ਸਹਜਿ—ਆਤਮਕ ਅਡੋਲਤਾ ਵਿਚ । ਮਨਿ—(ਮੇਰੇ) ਮਨ ਵਿਚ । ਭਾਏ—ਪਿਆਰੇ ਲੱਗ ਰਹੇ ਹਨ । ਪੰਚ—ਮੇਰੇ ਪੰਜੇ  
ਗਿਆਨ ਇੰਦ੍ਰੇ {ਆਪੋ ਆਪਣੇ ਵਿਸ਼ੇ ਵਲ ਦੌੜਨ ਦੇ ਥਾਂ ਪ੍ਰਭੂ-ਪਿਆਰ ਵਿਚ ਰਲ ਬੈਠੇ ਹਨ} । ਸੁਖੁ—ਆਤਮਕ  
ਆਨੰਦ । ਜਿਸੁ...ਲਾਇਆ—ਜਿਸ ਨਾਲ ਮਨ ਜੋੜਿਆ ਸੀ, ਜਿਸ ਦੀ ਮੇਰੇ ਅੰਦਰ ਤਾਂਘ ਪੈਦਾ ਹੋ ਰਹੀ ਸੀ ।  
ਅਨਦਿਨੁ—ਹਰ ਰੋਜ਼ । ਘਰ ਮੰਦਰ—ਮੇਰਾ ਹਿਰਦਾ ਆਦਿਕ ਸਾਰੇ ਅੰਗ । ਪੰਚ ਸਬਦ ਧੁਨਿ—ਪੰਜ ਕਿਸਮਾਂ ਦੇ ਸਾਜਾਂ  
ਦੇ ਵੱਜਣ ਦੀ ਮਿਲਵੀਂ ਸੁਰ । ਅਨਹਦ—ਇਕ-ਰਸ । ਪੰਚ ਸਬਦ—{ਤਾਰ, ਚੰਮ, ਧਾਤ, ਘੜਾ, ਫੂਕ ਮਾਰਨ  
ਵਾਲੇ} ।

ਮੀਤ ਪਿਆਰੇ—ਹੇ ਮੇਰੇ ਪਿਆਰੇ ਮਿੱਤਰੋ ! ਹੇ ਮੇਰੇ ਗਿਆਨ-ਇੰਦ੍ਰਿਓ ! ਨਾਰੇ—ਹੇ ਨਾਰੀਓ ! ਹੇ ਮੇਰੀ ਸਹੇਲੀਓ ! ਹੇ  
ਮੇਰੇ ਗਿਆਨ-ਇੰਦ੍ਰਿਓ ! ਮੰਗਲ—ਖੁਸ਼ੀ ਦੇ ਗੀਤ, ਉਹ ਗੀਤ ਜੋ ਮਨ ਵਿਚ ਖੁਸ਼ੀ ਪੈਦਾ ਕਰਨ, ਪਰਮਾਤਮਾ ਦੀ  
ਸਿਫਤਿ-ਸਾਲਾਹ ਦੇ ਗੀਤ ਜੋ ਮਨ ਵਿਚ ਹੁਲਾਰਾ ਪੈਦਾ ਕਰਦੇ ਹਨ । ਸਚੁ—ਸਦਾ ਕਾਇਮ ਰਹਿਣ ਵਾਲਾ । ਸਚੁ  
ਮੰਗਲੁ—ਅਟੱਲ ਆਤਮਕ ਆਨੰਦ ਦੇਣ ਵਾਲਾ ਸਿਫਤਿ-ਸਾਲਾਹ ਦਾ ਗੀਤ । ਤਾ—ਤਦੋਂ ਹੀ । ਭਾਵਹੁ—ਪਿਆਰੀਆਂ  
ਲੱਗੋਗੀਆਂ । ਸੋਹਿਲੜਾ—ਖੁਸ਼ੀ ਪੈਦਾ ਕਰਨ ਵਾਲਾ ਗੀਤ । ਜੁਗ ਚਾਰੇ—ਸਦਾ ਲਈ ਅਟੱਲ । ਅਪਨੈ ਘਰਿ—ਮੇਰੇ  
ਹਿਰਦੇ-ਘਰ ਵਿਚ । ਥਾਨਿ—ਹਿਰਦੇ-ਥਾਂ ਵਿਚ । ਸੁਹਾਇਆ—ਸੋਭਾ ਦੇ ਰਿਹਾ ਹੈ । ਕਾਰਜ—ਮੇਰੇ ਜੀਵਨ-  
ਮਨੋਰਥ । ਸਬਦਿ—ਗੁਰੂ ਦੇ ਸ਼ਬਦ ਨੇ । ਨੇੜੀ—ਮੇਰੀਆਂ ਅੱਖਾਂ ਵਿਚ । ਅੰਜਨੁ—ਸੁਰਮਾ । ਤ੍ਰਿਭਵਣ ਰੂਪੁ—ਤਿੰਨਾਂ  
ਭਵਨਾਂ ਵਿਚ ਵਿਆਪਕ ਪ੍ਰਭੂ ਦਾ ਦੀਦਾਰ । ਸਖੀ—ਹੇ ਮੇਰੀ ਸਹੇਲੀਹੋ ! ਹੇ ਮੇਰੇ ਗਿਆਨ-ਇੰਦ੍ਰਿਓ ! ਮਿਲਹੁ—ਆਪੋ  
ਆਪਣੇ ਵਿਸ਼ੇ ਵਲੋਂ ਹਟ ਕੇ ਪ੍ਰਭੂ-ਪਿਆਰ ਵਿਚ ਰਲ ਮਿਲੋ । ਰਸਿ—ਆਨੰਦ ਨਾਲ । ਸਾਜਨੁ—ਮਿੱਤਰ-ਪ੍ਰਭੂ । ੨ ।

ਅੰਮ੍ਰਿਤਿ—ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ । ਭਿੰਨਾ—ਭਿੰਜਾ ਹੋਇਆ । ਅੰਤਰਿ—  
(ਮੇਰੇ) ਅੰਦਰ, ਮੇਰੇ ਹਿਰਦੇ ਵਿਚ । ਰਤੰਨਾ—ਰਤਨ । ਤਤੁ—{तत्त्व} The Supreme Being, ਪਰਮਾਤਮਾ ।  
ਪਰਮ ਤਤੁ—ਪਰਮਾਤਮਾ । ਵੀਚਾਰੋ—ਵੀਚਾਰੁ, ਵਿਚਾਰ । ਜੰਤ ਭੇਖ ਦਾਤਾ—ਭੇਖਾਰੀ ਜੀਵਾਂ ਦਾ ਦਾਤਾ ।  
ਸਫਲਿਓ—ਕਾਮਯਾਬ । ਸਿਰਿ ਸਿਰਿ—ਹਰੇਕ ਦੇ ਸਿਰ ਉਤੇ । ਜਾਨੁ—ਸੁਜਾਨ, ਸਿਆਣਾ । ਆਪੋ—ਆਪ ਹੀ ।  
ਕਾਰਣੁ—ਜਗਤ । ਮੋਹਨਿ—ਮੋਹਨ ਨੇ, ਪ੍ਰਭੂ ਨੇ {ਵੇਖੋ—“ਮੋਹਨ ਤੇਰੇ ਉਚੇ ਮੰਦਰ”—ਗਉੜੀ ਮ: ੫} । ੩ ।

ਆਤਮ ਰਾਮੁ—ਜਿੰਦ-ਜਾਨ । ਰਾਮੁ—{राम्ते इति रामः} ਸਰਬ-ਵਿਆਪਕ । ਸਾਚਾ—ਸਚ-ਮੁਚ ਦੀ ਹੋਂਦ ਵਾਲਾ ।  
ਅਗਮ—ਅਪਹੁੰਚ {अगम्य} । ਅਪਾਰਾ—ਬੇਅੰਤ । ਸਿਧ—ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ । ਸਾਧਿਕ—ਸਾਧਨ  
ਕਰਨ ਵਾਲੇ । ਕੇਤੇ—ਅਨੇਕਾਂ । ਕਾਲੁ—ਮੌਤ । ਬਿਕਾਲੁ—{“ਕਾਲ” ਦੇ ਉਲਟ} ਜਨਮ । ਦੇਵਾਲੇ ਭਏ—ਕਮਲੇ ਹੋ  
ਗਏ, ਨੱਸ ਗਏ । ਗੁਰਿ—ਗੁਰੂ ਨੇ । ਠਾਏ—ਠਾਇ, ਥਾਂ-ਸਿਰ, ਪ੍ਰਭੂ ਦੇ ਚਰਨਾਂ ਵਿਚ । ਸਬਦਿ—ਸ਼ਬਦ ਦੀ ਰਾਹੀਂ ।  
ਸੰਗਮਿ—ਸੰਗਮ ਵਿਚ । ੪ ।

**ਅਰਥ :**—ਮੇਰੇ ਹਿਰਦੇ-ਘਰ ਵਿਚ ਮਿੱਤਰ-ਪ੍ਰਭੂ ਜੀ ਆ ਪ੍ਰਗਟੇ ਹਨ । ਸਦਾ-ਬਿਰ ਪ੍ਰਭੂ ਨੇ ਮੈਨੂੰ ਆਪਣੇ ਚਰਨਾਂ ਵਿਚ  
ਜੋੜ ਲਿਆ ਹੈ । ਪ੍ਰਭੂ ਜੀ ਨੇ ਮੈਨੂੰ ਆਤਮਕ ਅਡੋਲਤਾ ਵਿਚ ਟਿਕਾ ਦਿੱਤਾ ਹੈ, ਹੁਣ ਪ੍ਰਭੂ ਜੀ ਮੇਰੇ ਮਨ ਵਿਚ ਪਿਆਰੇ

ਲੱਗ ਰਹੇ ਹਨ, ਮੇਰੇ ਪੰਜੇ ਗਿਆਨ-ਇੰਦ੍ਰੇ (ਆਪੋ ਆਪਣੇ ਵਿਸ਼ੇ ਵਲ ਦੌੜਨ ਦੇ ਥਾਂ ਪ੍ਰਭੂ-ਪਿਆਰ ਵਿਚ) ਇਕੱਠੇ ਹੋ ਬੈਠੇ ਹਨ, ਮੈਂ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ । ਜਿਸ ਨਾਮ-ਵਸਤੂ ਦੀ ਮੇਰੇ ਅੰਦਰ ਤਾਂਘ ਪੈਦਾ ਹੋ ਰਹੀ ਸੀ, ਉਹ ਹੁਣ ਮੈਨੂੰ ਮਿਲ ਗਈ ਹੈ । ਹੁਣ ਹਰ ਵੇਲੇ ਪ੍ਰਭੂ ਦੇ ਨਾਮ ਨਾਲ ਮੇਰਾ ਮਿਲਾਪ ਬਣਿਆ ਰਹਿੰਦਾ ਹੈ, ਮੇਰਾ ਮਨ (ਉਸ ਨਾਮ ਨਾਲ) ਗਿੱਝ ਗਿਆ ਹੈ, ਮੇਰਾ ਹਿਰਦਾ ਤੇ ਗਿਆਨ-ਇੰਦ੍ਰੇ ਸੁਹਾਵਣੇ ਹੋ ਗਏ ਹਨ । ਮੇਰੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਜੀ ਆ ਪ੍ਰਗਟੇ ਹਨ (ਹੁਣ ਮੇਰੇ ਅੰਦਰ ਅਜੇਹਾ ਆਨੰਦ ਬਣਿਆ ਪਿਆ ਹੈ, ਮਾਨੋ) ਪੰਜ ਕਿਸਮਾਂ ਦੇ ਸਾਜ ਲਗਾਤਾਰ ਮਿਲਵੀਂ ਸੁਰ ਵਿਚ (ਮੇਰੇ ਅੰਦਰ) ਵੱਜ ਰਹੇ ਹਨ । ੧।

ਹੇ ਮੇਰੇ ਗਿਆਨ-ਇੰਦ੍ਰਿਓ ! ਹੇ ਮੇਰੀ ਸਹੇਲੀਓ ! ਆਓ, ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਵੋ ਜੋ ਮਨ ਵਿਚ ਹੁਲਾਰਾ ਪੈਦਾ ਕਰਦੇ ਹਨ । ਉਹ ਗੀਤ ਗਾਵੋ ਜੋ ਅਟੱਲ ਆਤਮਕ ਆਨੰਦ ਪੈਦਾ ਕਰਦਾ ਹੈ, ਸਿਫਤਿ-ਸਾਲਾਹ ਦਾ ਉਹ ਗੀਤ ਗਾਵੋ ਜੋ ਚਹੁ ਜੁਗਾਂ ਵਿਚ ਆਤਮਕ ਹੁਲਾਰਾ ਦੇਈ ਰੱਖਦਾ ਹੈ, ਤਦੋਂ ਹੀ ਤੁਸੀ ਪ੍ਰਭੂ ਨੂੰ ਚੰਗੀਆਂ ਲੱਗੋਗੀਆਂ ।

(ਹੇ ਸਹੇਲੀਓ ! ਮੇਰੇ ਹਿਰਦੇ ਨੂੰ ਆਪਣਾ ਘਰ ਬਣਾ ਕੇ ਸੱਜਣ-ਪ੍ਰਭੂ) ਆਪਣੇ ਘਰ ਵਿਚ ਆਇਆ ਹੈ, ਮੇਰੇ ਹਿਰਦੇ-ਥਾਂ ਵਿਚ ਬੈਠਾ ਸੋਭਾ ਦੇ ਰਿਹਾ ਹੈ, ਗੁਰੂ ਦੇ ਸ਼ਬਦ ਨੇ ਮੇਰੇ ਜੀਵਨ-ਮਨੋਰਥ ਸਵਾਰ ਦਿੱਤੇ ਹਨ ।

ਉੱਚੇ ਤੋਂ ਉੱਚਾ ਆਤਮਕ ਆਨੰਦ ਦੇਣ ਵਾਲਾ ਸਤਿਗੁਰੂ ਦੇ ਬਖਸ਼ੇ ਗਿਆਨ ਦਾ ਸੁਰਮਾ ਮੈਨੂੰ ਅੱਖਾਂ ਵਿਚ ਪਾਣ ਲਈ ਮਿਲਿਆ ਹੈ (ਉਸ ਦੀ ਬਰਕਤਿ ਨਾਲ ਗੁਰੂ ਨੇ) ਮੈਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ ।

ਹੇ ਸਹੇਲੀਓ ! ਪ੍ਰਭੂ ਚਰਨਾਂ ਵਿਚ ਜੁੜੇ ਤੇ ਆਨੰਦ ਨਾਲ ਸਿਫਤਿ-ਸਾਲਾਹ ਦਾ ਉਹ ਗੀਤ ਗਾਵੋ ਜੋ ਆਤਮਕ ਹੁਲਾਰਾ ਪੈਦਾ ਕਰਦਾ ਹੈ, ਮੇਰੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਆ ਪ੍ਰਗਟਿਆ ਹੈ । ੨।

(ਹੇ ਸਹੇਲੀਓ ! ) ਮੇਰਾ ਮਨ ਤੇ ਸਰੀਰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜ ਗਿਆ ਹੈ, ਮੇਰੇ ਹਿਰਦੇ ਵਿਚ ਪ੍ਰੇਮ-ਰਤਨ ਪੈਦਾ ਹੋ ਪਿਆ ਹੈ । ਮੇਰੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਦੀ ਵਿਚਾਰ (ਦਾ ਇਕ ਐਸਾ) ਸੋਹਣਾ ਰਤਨ ਪੈਦਾ ਹੋ ਪਿਆ ਹੈ (ਜਿਸ ਦੀ ਬਰਕਤਿ ਨਾਲ ਮੈਂ ਉਸ ਦੇ ਦਰ ਤੇ ਇਉਂ ਅਰਦਾਸਿ ਕਰਦੀ ਹਾਂ—ਹੇ ਪ੍ਰਭੂ ! ਸਾਰੇ ਜੀਵ ਤੇਰੇ ਦਰ ਦੇ ਭਿਖਾਰੀ ਹਨ) ਤੂੰ ਭਿਖਾਰੀ ਜੀਵਾਂ ਦਾ ਕਾਮਯਾਬ ਦਾਤਾ ਹੈਂ, ਤੂੰ ਹਰੇਕ ਜੀਵ ਦੇ ਸਿਰ ਉਤੇ (ਰਾਖਾ ਤੇ) ਦਾਤਾਰ ਹੈਂ । ਤੂੰ ਸਿਆਣਾ ਹੈਂ, ਗਿਆਨ-ਵਾਨ ਹੈਂ, ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਆਪ ਹੀ ਇਹ (ਸਾਰਾ) ਜਗਤ ਰਚਿਆ ਹੈ (ਤੇ ਆਪ ਹੀ ਹਰੇਕ ਦੀਆਂ ਲੋੜਾਂ ਪੂਰੀਆਂ ਕਰਨੀਆਂ ਜਾਣਦਾ ਹੈਂ ਤੇ ਪੂਰੀਆਂ ਕਰਦਾ ਹੈਂ) ।

ਹੇ ਸਹੇਲੀਓ ! (ਮੇਰਾ ਹਾਲ ਸੁਣੋ) ਮੋਹਨ-ਪ੍ਰਭੂ ਨੇ ਮੇਰਾ ਮਨ ਆਪਣੇ ਪ੍ਰੇਮ ਦੇ ਵੱਸ ਵਿਚ ਕਰ ਲਿਆ ਹੈ, ਮੇਰਾ ਮਨ ਮੇਰਾ ਤਨ ਉਸ ਦੇ ਨਾਮ-ਅੰਮ੍ਰਿਤ ਨਾਲ ਭਿੱਜਾ ਪਿਆ ਹੈ । ੩।

ਹੇ ਪ੍ਰਭੂ ! ਤੂੰ ਸੰਸਾਰ ਦੀ ਜਿੰਦ-ਜਾਨ ਹੈਂ, ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਖੇਡ ਹੈ (ਭਾਵ, ਹੈ ਤਾਂ ਇਹ ਸੰਸਾਰ ਇਕ ਖੇਡ ਹੀ, ਹੈ ਤਾਂ ਨਾਸਵੰਤ, ਪਰ ਮਨ ਦਾ ਭਰਮ ਨਹੀਂ, ਸਚ-ਮੁਚ ਮੌਜੂਦ ਹੈ) ।

ਹੇ ਅਪਹੁੰਚ ਤੇ ਬੇਅੰਤ ਪ੍ਰਭੂ ! ਇਹ ਸੰਸਾਰ ਤੇਰੀ ਸਚ-ਮੁਚ ਦੀ ਰਚੀ ਹੋਈ ਇਕ ਖੇਡ ਹੈ (ਇਹ ਅਸਲੀਅਤ) ਤੈਥੋਂ ਬਿਨਾ ਕੋਈ ਸਮਝਾ ਨਹੀਂ ਸਕਦਾ । (ਇਹ ਸੰਸਾਰ ਵਿਚ) ਅਨੇਕਾਂ ਹੀ ਪੁੱਗੇ ਹੋਏ ਜੋਗੀ ਅਨੇਕਾਂ ਹੀ ਸਾਧਨਾਂ ਕਰਨ ਵਾਲੇ ਤੇ ਅਨੇਕਾਂ ਹੀ ਸਿਆਣੇ ਹੁੰਦੇ ਆਏ ਹਨ (ਤੇਰੀ ਹੀ ਮੋਹਰ ਨਾਲ ਇਸ ਮਰਾਤਬੇ ਤੇ ਪਹੁੰਚਦੇ ਹਨ) ਤੈਥੋਂ ਬਿਨਾ ਹੋਰ ਕੋਈ ਤੇਰਾ ਸਿਮਰਨ ਨਹੀਂ ਕਰਾ ਸਕਦਾ । (ਤੇਰੀ ਹੀ ਮੋਹਰ ਨਾਲ) ਗੁਰੂ ਨੇ ਜਿਸ ਦਾ ਮਨ ਤੇਰੇ ਚਰਨਾਂ ਵਿਚ ਜੋੜਿਆ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ ।

ਹੇ ਨਾਨਕ ! (ਪ੍ਰਭੂ ਦੀ ਮੇਹਰ ਦਾ ਸਦਕਾ) ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਔਗੁਣ ਸਾੜ ਲਏ, ਉਸ ਨੇ ਗੁਣਾਂ ਦੇ ਮਿਲਾਪ ਨਾਲ ਪ੍ਰਭੂ ਨੂੰ ਲੱਭ ਲਿਆ ।੪।੧।੨।

ਨੋਟ :—ਛੰਦ ਦੇ ਬੰਦ ੪ ਹਨ । ‘ਘਰੁ ੨’ ਦਾ ਇਹ ਪਹਿਲਾ ਛੰਦ ਹੈ । ਕੁੱਲ ਜੋੜ ੨ ਹੈ ।

### ਰਾਗੁ ਸੂਹੀ ਮਹਲਾ ੧ ਘਰੁ ੩

੧੯ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੂ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੇ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੇ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ {ਪੰਨਾ ੨੬੪}

**ਪਦ ਅਰਥ :**—ਆਵਹੁ—ਆਓ । ਸਜਣਾ—ਹੇ ਸੱਜਣ—ਪ੍ਰਭੂ ! ਹਉ—ਮੈਂ । ਦੇਖਾ—ਦੇਖਾਂ, ਮੈਂ ਵੇਖਾਂ । ਘਰਿ—ਹਿਰਦੇ—ਘਰ ਵਿਚ, ਅੰਤਰ-ਆਤਮੇ । ਖੜੀ ਤਕਾ—ਖਲੋੜੀ ਉਡੀਕ ਰਹੀ ਹਾਂ । ਮੈ ਮਨਿ—ਮੇਰੇ ਮਨ ਵਿਚ । ਘਨੇਰਾ—ਬਹੁਤ । ਪ੍ਰਭ ਮੇਰਾ—ਹੇ ਮੇਰੇ ਪ੍ਰਭੂ ! ਮੈ—ਮੈਨੂੰ । ਨਿਹਕੇਵਲ—ਪਵਿੜ, ਨਿਰਲੇਪ । ਜਾਤਾ—ਪਛਾਣਿਆ । ਤੂ ਸੋਈ—ਤੈਨੂੰ ਹੀ । ਭਾਇ—ਪ੍ਰੇਮ ਦੀ ਰਾਹੀਂ । ਭਾਉ—ਪ੍ਰੇਮ । ਸਾਚਿ—ਸਦਾ-ਥਿਰ ਨਾਮ ਵਿਚ ਜੁੜਿਆਂ । ਘਰਿ—ਹਿਰਦੇ ਵਿਚ । ਆਏ—ਆਇ, ਆ ਕੇ ।੧।

ਘਰਿ—ਘਰ ਵਿਚ, ਹਿਰਦੇ ਵਿਚ । ਆਇਅੜੇ ਸਾਜਨਾ—ਪਿਆਰੇ ਸੱਜਣ ਜੀ ਆਏ, ਪਿਆਰੇ ਸੱਜਣ—ਪ੍ਰਭੂ ਜੀ ਪ੍ਰਗਟ ਹੋਏ । ਤਾ—ਤਦੋਂ । ਧਨ—ਜੀਵ-ਇਸ਼ਤੀ । ਖਰੀ—ਬਹੁਤ । ਸਰਸੀ—ਸ-ਰਸੀ, ਖੁਸ਼, ਪ੍ਰਸੰਨ । ਹਰਿ ਮੋਹਿਅੜੀ ਸਾਚ ਸਬਦਿ—ਸਾਚ ਹਰਿ ਸਬਦਿ ਮੋਹਿਅੜੀ, ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਨੇ ਖਿੱਚ ਪਾਈ । ਰਹੰਸੀ—ਇਕਾਗਰ-ਚਿਤ, ਅਡੋਲ-ਚਿਤ । ਸੰਗਿ—ਨਾਲ । ਜਾ—ਜਦੋਂ । ਰਾਵੀ—ਮਾਣਿਆ, ਆਪਣੇ ਨਾਲ ਜੋੜ ਲਿਆ । ਰੰਗਿ ਰਾਤੈ—ਪ੍ਰੇਮ ਵਿਚ ਰੱਤੇ ਪ੍ਰਭੂ ਨੇ । ਮਾਰਿ—ਮਾਰ ਕੇ । ਗੁਣੀ—ਗੁਣਾਂ ਨਾਲ । ਘਰੁ—ਹਿਰਦਾ । ਛਾਇਆ—ਢੱਕ ਦਿੱਤਾ, ਭਰਪੂਰ ਕਰ ਦਿੱਤਾ । ਪੁਰਖਿ—ਪੁਰਖ ਨੇ । ਬਿਧਾਤੈ—ਵਿਧਾਤੇ ਨੇ, ਸਿਰਜਣਹਾਰ ਨੇ । ਤਸਕਰ—ਕਾਮਾਦਿਕ ਚੋਰ । ਪੰਚਾਇਣਿ—ਪੰਚਾਇਣ ਵਿਚ । ਪੰਚਾਇਣੁ—{ਪੰਚ—ਅਯਨ । ਪੰਚ—ਸਾਧ ਸੰਗਤਿ । ਅਯਨ—ਘਰ} ਸਾਧ ਸੰਗਤਿ ਜਿਸ ਦਾ ਘਰ ਹੈ, ਜੋ ਸਾਧ ਸੰਗਤਿ ਵਿਚ ਵੱਸਦਾ ਹੈ, ਪਰਮਾਤਮਾ । ਵੀਚਾਰੇ—ਵੀਚਾਰਿ, ਪੂਰੀ ਵਿਚਾਰ ਨਾਲ । ਅਦਲੁ—ਨਿਆਂ । ਨਿਸਤਾਰਾ—ਪਾਰ-ਉਤਾਰਾ । ਮਿਲਹਿ ਪਿਆਰੇ—ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ।੨।

ਵਰੁ—ਖਸਮ-ਪ੍ਰਭੂ । ਪਾਇਅੜਾ—ਲੱਭ ਲਿਆ । ਬਾਲੜੀਏ—ਜਿਸ ਜੀਵ-ਇਸੜੀ ਨੇ । ਮਨਸਾ—ਇੱਛਾ {ਸਨੀਥਾ} ।  
ਪਿਰਿ—ਪਿਰ ਨੇ, ਖਸਮ ਨੇ । ਰਾਵਿਅੜੀ—ਆਪਣੇ ਚਰਨਾਂ ਵਿਚ ਜੋੜ ਲਈ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ ।  
ਰਵਿ ਰਹਿਆ—ਸਭ ਥਾਈਂ ਵਿਆਪਕ (ਦਿੱਸਦਾ ਹੈ) । ਘਟਿ ਘਟਿ—ਹਰੇਕ ਘਟ ਵਿਚ । ਸਬਾਈ ਨਾਰਿ—ਸਾਰੀਆਂ  
ਜੀਵ-ਇਸੜੀਆਂ ।

ਰਸੀਆ—ਆਨੰਦ ਦਾ ਮਾਲਕ, ਆਨੰਦ ਦਾ ਸੋਮਾ । ਵਡਿਆਈ—ਰਜ਼ਾ । ਗੁਰਿ—ਗੁਰੂ ਦੀ ਰਾਹੀਂ । ਸਚੁ—ਸਦਾ-  
ਥਿਰ ਰਹਿਣ ਵਾਲਾ । ਜੋਗ ਸਜੋਗੀ—ਮਿਲਾਪ ਦਾ ਢੋ ਢੁਕਾਣ ਵਾਲਾ, ਜੋਗ ਦਾ ਸੰਜੋਗ ਬਣਾਣ ਵਾਲਾ ।੩।

ਪਿਰੁ—ਖਸਮ-ਪ੍ਰਭੂ । ਉਚੜੀ—ਸੋਹਣੀ ਉੱਚੀ । ਉਚੜੀਐ—ਸੋਹਣੀ ਉੱਚੀ ਵਿਚ । ਮਾੜੀ—ਮਹਲ । ਮਾੜੀ—  
ਸੋਹਣਾ ਮਹਲ । ਮਾੜੀਐ—ਸੋਹਣੇ ਮਹਲ ਵਿਚ । ਤਿਹੁ ਲੋਆ—ਤਿੰਨਾਂ ਲੋਕਾਂ ਦਾ । ਸਿਰਤਾਜਾ—ਸਿਰ ਦਾ ਤਾਜ,  
ਖਸਮ । ਹਉ—ਮੈਂ । ਬਿਖਮ—ਹੈਰਾਨ । ਅਨਹਦ—ਇਕ-ਰਸ, ਬਿਨਾ ਵਜਾਏ ਵੱਜਣ ਵਾਲਾ । ਸਬਦ—ਨਾਦ,  
ਜੀਵਨ-ਰੋਂ । ਅਗਾਜਾ—ਚੌਹੀਂ ਪਾਸੀਂ ਗੱਜਦਾ । ਵੀਚਾਰੀ—ਵਿਚਾਰਨ ਵਾਲਾ । ਕਰਣੀ—ਆਚਰਨ । ਸਾਰੀ—  
ਸ਼੍ਰੇਣੀ । ਨੀਸਾਣੇ—ਨੀਸਾਣ, ਪਰਵਾਨਾ, ਰਾਹਦਾਰੀ । ਠਾਹਰ—ਥਾਂ, ਟਿਕਾਣਾ । ਪਰਵਾਣੇ—ਪਰਵਾਣ, ਕਬੂਲ ।  
ਪਤਿ—ਇੱਜ਼ਤ । ਪੂਰੀ—ਜਿਸ ਵਿਚ ਕੋਈ ਉਕਾਈ ਨਾਹ ਹੋਵੇ । ਪਰਵਾਨਾ—ਹੁਕਮ । ਆਪੁ—ਆਪਣੇ ਆਪ ਨੂੰ,  
ਆਪਣੇ ਜੀਵਨ ਨੂੰ ।੪।

**ਅਰਥ :**—ਹੇ ਸੱਜਣ-ਪ੍ਰਭੂ ! ਆ, ਮੈਂ ਤੇਰਾ ਦਰਸਨ ਕਰ ਸਕਾਂ । (ਹੇ ਸੱਜਣ ! ) ਮੈਂ ਆਪਣੇ ਹਿਰਦੇ ਵਿਚ ਪੂਰੀ  
ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ) । ਹੇ  
ਮੇਰੇ ਪ੍ਰਭੂ ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ  
ਹੈ ।

(ਹੇ ਪ੍ਰਭੂ ! ) ਜਿਸ ਜੀਵ-ਇਸੜੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ  
ਮਰਨ ਦਾ ਦੁੱਖ ਦੂਰ ਹੋ ਗਿਆ । ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ)  
ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ ।

ਹੇ ਨਾਨਕ ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ । ਜੇਹੜੀ ਜੀਵ-ਇਸੜੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ  
ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ ।੧।

ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸੜੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸੜੀ ਬਹੁਤ ਪ੍ਰਸੰਨ-ਚਿੱਤ ਹੋ  
ਜਾਂਦੀ ਹੈ । ਜਦੋਂ ਸਦਾ-ਥਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ  
ਕਰ ਕੇ ਉਹ ਅਡੋਲ-ਚਿੱਤ ਹੋ ਗਈ ।

ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸੜੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ  
ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ । ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ  
ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ  
ਜੀਵ-ਇਸੜੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ ।

ਹੇ ਨਾਨਕ ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ  
ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ।੨।

ਜਿਸ ਜੀਵ-ਇਸੜੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ  
(ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸੜੀ ਨੂੰ ਪ੍ਰਭੂ-

ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸੜੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ । ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸੜੀਆਂ ਉਸੇ ਦੀਆਂ ਹੀ ਹਨ । ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ । ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ ।

ਹੇ ਨਾਨਕ ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੇ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ ।੩।

ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ । ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ । ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੋ ਇਕ-ਰਸ ਰੁਮਕ ਰਹੀ ਹੈ ।

ਜੇਹੜਾ ਮਨੁੱਖ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ਼੍ਰੇਣੀ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ । (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ ।

ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ ।

ਹੇ ਨਾਨਕ ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਥਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੪।੧।੩।

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥

ੴ ਸਤਿਗੁਰ ਪ੍ਰਸਾਦਿ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਵ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨੁ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨੁ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹੁ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹੀਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ {ਪੰਨਾ ੨੬੫}



**ਪਦ ਅਰਥ :**—ਜਿਨਿ—ਜਿਸ ਨੇ, (ਹੇ ਪ੍ਰਭੂ ! ) ਜਿਸ ਤੋਂ ਨੇ । ਕੀਆ—ਪੈਦਾ ਕੀਤਾ ਹੈ । ਤਿਨਿ—ਉਸ ਨੇ (ਹੇ ਪ੍ਰਭੂ ! ) ਉਸ ਤੋਂ ਨੇ ਹੀ । ਦੇਖਿਆ—ਸੰਭਾਲ ਕੀਤੀ ਹੋਈ ਹੈ । ਧੰਧੜੈ—ਮਾਇਆ ਦੀ ਦੌੜ-ਭੱਜ ਵਿਚ । ਦਾਨਿ ਤੇਰੈ—ਤੇਰੀ ਬਖਸ਼ਿਸ਼ ਨਾਲ । ਘਟਿ—ਜੀਵ ਦੇ ਹਿਰਦੇ ਵਿਚ । ਤਨਿ—ਸਰੀਰ ਵਿਚ । ਚੰਦੁ ਦੀਪਾਇਆ—ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ । ਦਾਨਿ ਹਰਿ ਕੈ—ਪਰਮਾਤਮਾ ਦੀ ਬਖਸ਼ਿਸ਼ ਨਾਲ । ਸੋਹੈ—ਸੋਭਦੀ ਹੈ । ਪਰਖਿ—ਪਰਖ ਕੇ । ਮੋਹਣੀ—ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ । ਮੋਹਣੀਐ—ਸੁੰਦਰ ਜੀਵ-ਇਸਤ੍ਰੀ ਨੇ । ਸੇਤੀ—ਨਾਲ । ਸੋਭ—ਸੋਭਾ । ਵੀਵਾਹੁ—ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ । ਪੰਚ ਸਬਦ—ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ । ਪੰਚ ਸਬਦ ਧੁਨਿ—ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ । ਪੰਚ ਸਬਦੀ—ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ । ਆਇਆ—ਹਿਰਦੇ ਵਿਚ ਪਰਗਟ ਹੋਇਆ । ੧।

ਹਉ—ਮੈਂ । ਅਵਰੀਤਾ—{ਅਕ੍ਰੁ} ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ । ਜਿਨ ਸਿਉ ਗਾਡਿਆ—ਜਿਨ੍ਹਾਂ ਨਾਲ ਮਿਲਾਇਆ ਹੈ । ਤਨੁ—ਸਰੀਰ । ਮਨੁ ਲੀਅਤਾ ਦੀਤਾ—ਜਿਨ੍ਹਾਂ ਦਾ ਮਨ ਲਿਆ ਹੈ ਤੇ ਜਿਨ੍ਹਾਂ ਨੂੰ ਆਪਣਾ ਮਨ ਦਿੱਤਾ ਹੈ, ਜਿਨ੍ਹਾਂ ਨਾਲ ਦਿਲ ਦੀ ਸਾਂਝ ਪਾਈ ਹੈ । ਮਾਨੁ—ਮਨ । ਵੀਸਰਹਿ—ਭੁੱਲ ਜਾਣ । ਦਿਸਿ ਆਇਆ—ਦੀਦਾਰ ਕੀਤਿਆਂ । ਹੋਹਿ ਰਲੀਆ—ਆਤਮਕ ਖੁਸ਼ੀਆਂ ਪੈਦਾ ਹੁੰਦੀਆਂ ਹਨ । ਜੀਅ ਸੇਤੀ—ਜਿੰਦ ਨਾਲ । ਗਹਿ ਰਹਹਿ—ਫੜ ਰੱਖਦੇ ਹਨ, ਲਾ ਰੱਖਦੇ ਹਨ । ਸਗਲ—ਸਾਰੇ । ਨੀਤਾ ਨੀਤਾ—ਨਿੱਤ ਹੀ ਨਿੱਤ, ਸਦਾ ਹੀ । ੨।

ਵਾਸ—{ਕਾਸੁ—to make fragrant ਸੁਗੰਧਿਤ ਕਰਨਾ} ਸੁਗੰਧੀ, ਖੁਸ਼ਬੂ । ਵਾਸੁਲਾ—ਸੁਗੰਧੀ ਦੇਣ ਵਾਲੀਆਂ ਚੀਜ਼ਾਂ ਦਾ ਡੱਬਾ । ਕਢਿ—ਕੱਢ ਕੇ । ਲਈਜੈ—ਲੈਣੀ ਚਾਹੀਦੀ ਹੈ । ਸਾਜਨਾ ਮਿਲਿ—ਗੁਰਮੁਖਾਂ ਨਾਲ ਮਿਲ ਕੇ । ਸਾਝ—ਗੁਣਾਂ ਦੀ ਸਾਂਝ । ਕਰੀਜੈ—ਕਰਨੀ ਚਾਹੀਦੀ ਹੈ । ਗੁਣਹ ਕੇਰੀ—ਗੁਣਾਂ ਦੀ । ਕੇਰੀ—ਦੀ । ਛੋਡਿ—ਤਿਆਗ ਕੇ । ਚਲੀਐ—ਜੀਵਨ-ਸਫ਼ਰ ਵਿਚ ਤੁਰਨਾ ਚਾਹੀਦਾ ਹੈ । ਪਹਿਰੇ—ਪਹਿਰਿ, ਪਹਿਨ ਕੇ । ਪਟੰਬਰ—{ਪਟ-ਅੰਬਰ} ਰੇਸ਼ਮ ਦੇ ਕੱਪੜੇ, ਕੋਮਲਤਾ ਤੇ ਪ੍ਰੇਮ ਦਾ ਵਰਤਾਵ । ਅਡੰਬਰ—ਹਾਰ-ਸਿੰਗਾਰ, ਸੋਹਣੇ ਉੱਦਮ । ਮਲੀਐ—ਮੱਲ ਲੈਣਾ ਚਾਹੀਦਾ ਹੈ, ਮੱਲਿਆ ਜਾ ਸਕਦਾ ਹੈ । ਆਪਣਾ ਪਿੜੁ ਮਲੀਐ—ਦੁਨੀਆ ਦੇ ਵਿਕਾਰਾਂ ਦੇ ਟਾਕਰੇ ਤੇ ਪਿੜ ਮੱਲਿਆ ਜਾ ਸਕਦਾ ਹੈ, ਵਿਕਾਰਾਂ ਦੇ ਟਾਕਰੇ ਤੇ ਕੁਸ਼ਤੀ ਜਿੱਤੀ ਜਾ ਸਕਦੀ ਹੈ {ਨੋਟ :—ਜਗਤ ਵਿਚ ਜੀਵ, ਮਾਨੋ, ਪਹਿਲਵਾਨ ਹੈ । ਕਾਮਾਦਿਕ ਵਿਕਾਰਾਂ ਨਾਲ ਇਸ ਦੀ ਕੁਸ਼ਤੀ ਹੋ ਰਹੀ ਹੈ । ਜੇਹੜਾ ਹਾਰ ਜਾਂਦਾ ਹੈ ਉਹ ਪਿੜ ਵਿਚੋਂ ਭੱਜ ਜਾਂਦਾ ਹੈ} । ਪਿੜ—ਉਹ ਥਾਂ ਜਿੱਥੇ ਕੁਸ਼ਤੀਆਂ ਹੁੰਦੀਆਂ ਹਨ, ਘੋਲ ਹੁੰਦੇ ਹਨ । ਕਹੀਐ—ਕਹਿਣਾ ਚਾਹੀਦਾ ਹੈ । ਝੋਲਿ—ਹਿਲਾ ਕੇ, ਨਿਤਾਰ ਕੇ, ਵਿਕਾਰਾਂ ਦੇ ਬੁਰ ਆਦਿਕ ਨੂੰ ਪਰੇ ਹਟਾ ਕੇ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਪੀਜੈ—ਪੀਣਾ ਚਾਹੀਦਾ ਹੈ । ੩।

ਕਿਸੁ ਆਖੀਐ—ਹੋਰ ਕਿਸੇ ਅੱਗੇ ਗਿਲਾ ਨਹੀਂ ਕੀਤਾ ਜਾ ਸਕਦਾ । ਤਾ ਕਉ—ਉਸ (ਪਰਮਾਤਮਾ) ਨੂੰ । ਜਾਇ—ਜਾ ਕੇ । ਕਿਉ ਭੁਲੈ—ਨਹੀਂ ਭੁੱਲ ਸਕਦਾ । ਬਾਝੁ ਕਹਿਐ—(ਜੀਵਾਂ ਦੇ) ਆਖਣ ਤੋਂ ਬਿਨਾ ਹੀ । ਦਿਵੈ—ਦੇਂਦਾ ਹੈ, ਦੇਵੈ । ਦੇਇ—ਦੇਂਦਾ ਹੈ । ਜਗਿ—ਜਗਤ ਵਿਚ (ਸਭ ਜੀਵਾਂ ਨੂੰ) । ਬਿਧਾਤਾ—ਸਿਰਜਣਹਾਰ । ਸਚੁ—ਸਦਾ-ਬਿਰ ਰਹਿਣ ਵਾਲਾ । ੪।

**ਅਰਥ :**—ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।

(ਪਰ ਹੇ ਪ੍ਰਭੂ ! ) ਤੇਰੀ ਬਖਸ਼ਿਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।

ਪ੍ਰਭੂ ਦੀ ਬਖਸ਼ਿਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ । ਜਿਵੇਂ ਜੰਵ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ । ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ । ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੋੜ-ਭੱਜ ਵਿਚ ਲਾਇਆ ਹੋਇਆ ਹੈ ।੧।

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ । ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ । ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ) । ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ ।

ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ।੨।

(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਲ ਕੇ ਉਹ ਸੁਗੰਧੀ ਲਏ । ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ । (ਹੇ ਭਾਈ ! ) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ । (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ ।

(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ ।

(ਹੇ ਭਾਈ ! ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ।੩।

(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ । ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ । (ਫਿਰ ਜੇ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ । ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ । ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ । ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ । ਹੇ ਨਾਨਕ ! ਉਹ ਸਿਰਜਣਹਾਰ ਹੀ ਸਦਾ-ਬਿਰ ਰਹਿਣ ਵਾਲਾ ਹੈ । ਉਹ ਸਭ ਕੁਝ ਆਪ ਹੀ

ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ । ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ ।੪।੧।੪।

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਝੋ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹਿ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੁਣੇ ਊਣੇ ਝੁਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ {ਪੰਨਾ ੭੬੬}

**ਪਦ ਅਰਥ :**—ਰਾਤਾ—{रक्त} ਰੰਗਿਆ ਹੋਇਆ । ਰਵੈ—ਚੇਤੇ ਕਰਦਾ ਹੈ, ਸਿਮਰਦਾ ਹੈ । ਮਨਿ—ਮਨ ਵਿਚ । ਸੋਈ—ਉਹੀ, ਉਹ ਪ੍ਰਭੂ ਹੀ । ਪਉੜੀ ਸਾਚ ਕੀ—ਸਦਾ-ਬਿਰ ਪ੍ਰਭੂ ਤਕ ਅਪੜਾਣ ਵਾਲੀ ਪੌੜੀ । ਸਾਚਾ—ਸਦਾ-ਬਿਰ ਰਹਿਣ ਵਾਲਾ । ਸੁਖੁ—ਆਤਮਕ ਆਨੰਦ । ਸੁਖਿ—ਆਤਮਕ ਆਨੰਦ ਵਿਚ । ਸਹਜਿ—ਆਤਮਕ ਅਡੋਲਤਾ ਵਿਚ । ਆਵੈ—ਆਉਂਦਾ ਹੈ, ਪਹੁੰਚਦਾ ਹੈ । ਸਾਚ ਭਾਵੈ—ਸਦਾ-ਬਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ {ਨੋਟ :—ਕਈ ਬੀੜਾਂ ਵਿਚ ਪਾਠ “ਸਾਚੁ” ਹੈ । ਇਸ ਤਰ੍ਹਾਂ ਅਰਥ ਬਣਦਾ ਹੈ :—ਉਸ ਬੰਦੇ ਨੂੰ ਸਦਾ-ਬਿਰ ਪ੍ਰਭੂ ਪਿਆਰਾ ਲੱਗਦਾ ਹੈ । ਪਰ ਸ੍ਰੀ ਕਰਤਾਰਪੁਰ ਵਾਲੀ ਬੀੜ ਵਿਚ ਪਾਠ “ਸਾਚ” ਹੈ} । ਸਾਚ ਕੀ ਮਤਿ—ਸਦਾ-ਬਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਮਤਿ । ਕਿਉ ਟਲੈ—ਨਹੀਂ ਹਟਦੀ, ਅਟੱਲ ਹੋ ਜਾਂਦੀ ਹੈ । ਸੁਗਿਆਨੁ—ਚੰਗਾ ਗਿਆਨ, ਗਿਆਨ ਦੀਆਂ ਗੱਲਾਂ ਕਰ ਸਕਣ ਦੀ ਚੰਗੀ ਸਮਰੱਥਾ । ਮਜਨੁ—ਤੀਰਥ-ਇਸ਼ਨਾਨ {मज्जन} । ਅਛਲਿਓ—ਜੇਹੜਾ ਠੱਗਿਆ ਨਾਹ ਜਾ

ਸਕੇ । ਕਿਉ ਛਲੈ—ਠੱਗ ਨਹੀਂ ਸਕਦਾ, ਖੁਸ਼ ਨਹੀਂ ਕਰ ਸਕਦਾ । ਪਰਪੰਚ—ਧੋਖੇ । ਥਾਕੇ—ਰਹਿ ਜਾਂਦੇ ਹਨ, ਮੁੱਕ ਜਾਂਦੇ ਹਨ । ਦੋਈ—ਦੈਤ, ਮੇਰ-ਤੇਰ । ਕਪਟ—ਠੱਗੀ । ੧।

**ਅਰਥ** :—(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ । ਪਰਮਾਤਮਾ ਦੇ ਗੁਣ ਗਾਵਣੇ, ਮਾਨੇ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਬਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ ।

ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਬਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ । ਸਦਾ-ਬਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ । ਪਰਮਾਤਮਾ ਅਟੱਲ ਹੈ । (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖੁਸ਼ ਨਹੀਂ ਕਰ ਸਕਦਾ । (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫਰੋਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ । ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ ।

(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ । ੧।

**ਪਦ ਅਰਥ** :—ਜਿਨਿ—ਜਿਸ (ਸਾਹਿਬ) ਨੇ । ਕਾਰਣ—ਜਗਤ । ਮਨਿ ਮੈਲਿਐ—ਜੇ ਮਨ ਮੈਲਾ ਰਹੇ, ਜੇ ਮਨ ਨੂੰ ਵਿਕਾਰਾਂ ਦੀ ਮੈਲ ਲੱਗੀ ਰਹੇ । ਕਿਨੈ—ਕਿਸੇ ਵਿਰਲੇ ਨੇ, ਕਿਸੇ ਨੇ ਨਹੀਂ । ਮਥਿ—ਰਿੜਕ ਕੇ, ਮੁੜ ਮੁੜ ਜਪ ਕੇ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ਨਾਮ-ਰਸ । ਮਨੁ ਦੀਆ—ਮਨ (ਗੁਰੂ ਨੂੰ) ਦੇ ਦਿੱਤਾ । ਮੋਲੁ—ਮੁੱਲ, ਕੀਮਤ । ਸਹਜਿ—ਆਤਮਕ ਅਡੋਲਤਾ ਵਿਚ । ਸਾਚੈ—ਸਦਾ-ਬਿਰ ਰਹਿਣ ਵਾਲੇ ਪ੍ਰਭੂ ਵਿਚ । ਤਿਸੁ ਨਾਲਿ—ਉਸ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ । ਗਾਵਾ—ਮੈਂ ਗਾ ਸਕਦਾ ਹਾਂ । ਤਿਸੁ ਭਾਵਾ—ਉਸ ਪ੍ਰਭੂ ਨੂੰ ਚੰਗਾ ਲੱਗਾਂ । ਕਿਉ ਮਿਲੈ—ਨਹੀਂ ਮਿਲ ਸਕਦਾ । ਹੋਇ—ਹੋ ਕੇ । ਪਰਾਇਆ—ਓਪਰਾ । ੨।

**ਅਰਥ** :—ਉਸ ਮਾਲਕ-ਪ੍ਰਭੂ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ । (ਸਿਫਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ । (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ । (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਬਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ।

(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ ।

(ਸੋ, ਹੇ ਭਾਈ ! ) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ । ੨।

**ਪਦ ਅਰਥ** :—ਆਇ ਗਇਆ—(ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ) ਆ ਵੱਸਿਆ । ਕੀ ਨ ਆਇਓ—ਉਸ ਦੇ ਪਾਸ ਹੋਰ ਕੀਹ ਕੁੱਝ ਨਾਹ ਆਇਆ ? ਉਸ ਨੂੰ ਹੋਰ ਕੀਹ ਨ ਮਿਲਿਆ ? ਉਸ ਨੂੰ ਹੋਰ ਕਿਸੇ ਚੀਜ਼ ਦੀ ਤਾਂਘ ਨਾਹ

ਰਹੀ । ਕਿਉ ਆਵੈ ਜਾਤਾ—ਉਹ ਕਿਉਂ ਜੰਮੇ ਤੇ ਮਰੇਗਾ ? ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ । ਸੇਤੀ—ਨਾਲ । ਰਾਤਾ—ਰੰਗਿਆ ਜਾਂਦਾ ਹੈ । ਰੰਗਿ—ਰੰਗ ਵਿਚ । ਸਚ ਕੀ ਬਾਤਾ—ਸਦਾ-ਬਿਰ ਪ੍ਰਭੂ ਦੀਆਂ ਗੱਲਾਂ । ਜਿਨਿ—ਜਿਸ ਪ੍ਰਭੂ ਨੇ । ਬਿੰਬ ਕਾ ਕੋਟੁ—ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ । ਪੰਚ ਭੂ—ਪੰਜ ਤੱਤ । ਨਾਇਕੋ—ਮਾਲਕ । ਸਿਰੰਦਾ—ਪੈਦਾ ਕਰਨ ਵਾਲਾ । ਸਚ—ਸਦਾ-ਬਿਰ ਪ੍ਰਭੂ । ਸਚ ਕਾ ਪਿੰਡੁ—(ਸਦਾ-ਬਿਰ ਪ੍ਰਭੂ ਨੇ) ਆਪਣੇ ਰਹਿਣ ਵਾਸਤੇ ਸਰੀਰ । ਸਵਾਰਿਆ—ਸਜਾਇਆ । ਤੁਧੁ—ਤੈਨੂੰ । ਸਚੁ—ਸਦਾ-ਬਿਰ ਪਰਮਾਤਮਾ ਦੀ ਸਿਫਤਿ-ਸਾਲਾਹ ਕਰਨ ਵਾਲੀ ਮਤਿ ।੩।

**ਅਰਥ :**—ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ । ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ । ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਬਿਰ ਮਾਲਕ ਦੀਆਂ ਸਿਫਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ ।

ਹੇ ਪਿਆਰੇ ਪ੍ਰਭੂ ! ਤੂੰ (ਮੇਰੀ ਬੇਨਤੀ) ਸੁਣ । ਅਸੀਂ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿੱਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ ।੩।

**ਪਦ ਅਰਥ :**—ਅੰਜਨੁ—ਸੁਰਮਾ । ਅੰਜਨੁ ਤੈਸਾ ਅੰਜੀਐ—ਉਹੋ ਜਿਹਾ ਸੁਰਮਾ (ਅੱਖਾਂ ਵਿਚ) ਪਾਣਾ ਚਾਹੀਦਾ ਹੈ, ਆਤਮਕ ਜੀਵਨ ਦੀ ਪ੍ਰਾਪਤੀ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ {ਨੋਟ :—ਇਸੜੀ ਆਪਣੀ ਸਰੀਰਕ ਸੁੰਦਰਤਾ ਨਾਲ ਆਪਣੇ ਪਤੀ ਨੂੰ ਪ੍ਰਸੰਨ ਕਰਨ ਲਈ ਅੱਖਾਂ ਵਿਚ ਸੁਰਮਾ ਪਾਂਦੀ ਹੈ} । ਪਿਰ ਭਾਵੈ—ਪਤੀ ਨੂੰ ਪਸੰਦ ਆ ਜਾਏ {ਨੋਟ :—“ਪਿਰ ਭਾਵੈ” ਅਤੇ “ਪਿਰੁ ਭਾਵੈ” ਵਿਚ ਫ਼ਰਕ ਚੇਤੇ ਰੱਖਣ-ਜੋਗ ਹੈ} । ਜਾਣਾਵੈ—ਜਾਣਨ ਲਈ ਸਹੈਤਾ ਕਰੋ । ਮਾਰਗਿ—(ਸਹੀ) ਰਸਤੇ ਉਤੇ । ਲੇਵਏ—ਲੇਵੈ, ਲੈਂਦਾ ਹੈ, ਆਪਣੇ ਵੱਸ ਵਿਚ ਕਰ ਲੈਂਦਾ ਹੈ ।

ਕਰਮ ਸੁਕਰਮ—ਸਾਧਾਰਨ ਕੰਮ ਤੇ ਚੰਗੇ ਕੰਮ । ਅਭੇਵਏ—ਅਭੇਵੈ, ਅਭੇਵ ਪ੍ਰਭੂ ਦੀ । ਅਭੇਵ—ਜਿਸ ਦਾ ਭੇਤ ਨਾਹ ਪਾਇਆ ਜਾ ਸਕੇ । ਤੰਤੁ—ਟੂਣਾ । ਨ ਜਾਣਾ—ਮੈਂ ਨਹੀਂ ਜਾਣਦਾ । ਰਿਦੈ—ਹਿਰਦੇ ਵਿਚ । ਤਿਸੈ ਤੇ—ਉਸ ਪਰਮਾਤਮਾ ਤੋਂ । ਸਚੁ—ਸਦਾ-ਬਿਰ ਪ੍ਰਭੂ ।੪।

**ਅਰਥ :**—ਇਸੜੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸੜੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ ?) ਜਦੋਂ ਪਰਮਾਤਮਾ ਆਪ ਸਮਝ ਬਖਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ । ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ । ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ ।

(ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ । ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ । ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ

ਮਿਲਦੀ ਹੈ । (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ । ੪।

**ਪਦ ਅਰਥ** :—ਸਾਜਨ ਹੋਵਨਿ ਆਪਣੇ—ਜੇ ਸੱਜਣ-ਪ੍ਰਭੂ ਜੀ ਆਪਣੇ ਬਣ ਜਾਣ {ਨੋਟ :—ਲਫਜ਼ “ਸਾਜਨ ਹੋਵਨਿ ਆਪਣੇ” ਆਦਰ-ਸਤਕਾਰ ਦੇ ਭਾਵ ਵਿਚ ‘ਬਹੁ-ਵਚਨ’ ਵਰਤੇ ਜਾਂਦੇ ਹਨ} । ਪਰ ਘਰ—ਪਰਾਏ ਘਰਾਂ ਵਿਚ {ਘਰਿ—ਘਰ ਵਿਚ । ਘਰ—ਘਰਾਂ ਵਿਚ} । ਸਾਜਨ ਰਾਤੇ—ਸੱਜਣ-ਪ੍ਰਭੂ ਦੇ ਰੰਗ ਵਿਚ ਰੱਤੇ ਹੋਏ । ਸਚ ਕੇ ਸੰਗੇ—ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ । ਮਨ ਮਾਹੀ—ਮਨ ਵਿਚ, ਅੰਤਰ ਆਤਮੇ । ਸਾਜਨ—ਪ੍ਰਭੂ ਜੀ । ਰਲੀਆ—ਆਨੰਦ । ਸਬਾਇਆ—ਸਾਰਾ । ਕਰਮ ਧਰਮ—ਧਾਰਮਿਕ ਕੰਮ । ਨਾਮੁ ਸਾਚਾ—ਸਦਾ-ਥਿਰ ਪ੍ਰਭੂ ਦਾ ਨਾਮ । ਭਾਇਆ—ਪਿਆਰਾ ਲੱਗਾ । ਤਿਸੈ ਭਾਣਾ—ਉਸ ਪ੍ਰਭੂ ਦਾ ਹੀ ਭਾਣਾ । ਸਾਜਨ ਰਾਂਗਿ—ਸੱਜਣ-ਪ੍ਰਭੂ ਦੇ ਰੰਗ ਵਿਚ । ੫।

**ਅਰਥ** :—ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ) । ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ । ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ । ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ—ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ । ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ । ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ । ੫।

**ਪਦ ਅਰਥ** :—ਅੰਧਾ—ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ । ਥੀਐ—ਬਣ ਜਾਏ । ਪਾਧਰੁ—ਸਿੱਧਾ ਰਸਤਾ । ਮੁਸੈ—ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ । ਮਤਿ ਹੋਛਿਐ—ਹੋਛੀ ਅਕਲ ਦੇ ਕਾਰਨ । ਰਾਹਿ—(ਸਹੀ) ਰਸਤੇ ਉਤੇ । ਮਹਲ—ਪਰਮਾਤਮਾ ਦਾ ਟਿਕਾਣਾ । ਅੰਧਲੀ—ਅੰਨ੍ਹੀ । ਅੰਧ—ਅੰਨ੍ਹਾ ਮਨੁੱਖ । ਧੰਧਲੀ—ਮਾਇਆ ਦੀ ਦੌੜ-ਭੱਜ ਵਿਚ । ਮਨਿ—ਮਨ ਵਿਚ । ਕਰ ਜੋਤਿ—(ਦੇਵੇਂ) ਹੱਥ ਜੋੜ ਕੇ । ਕਰਿ—ਕਰ, ਕਰਦਾ ਹੈ । ਰਾਹੁ ਪਾਧਰੁ—ਪੱਧਰਾ ਰਸਤਾ, ਸਿੱਧਾ ਰਾਹ । ੬।

**ਅਰਥ** :—ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੋਰੀ-ਭੋਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ ।

ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ । ਉਹ ਆਪਣੇ ਦੇਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ । ੬।

**ਪਦ ਅਰਥ** :—ਪਰਦੇਸੀ—ਆਪਣੇ ਦੇਸ ਤੋਂ ਵਿਛੁੜਿਆ ਹੋਇਆ, ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ । ਪਰਾਇਆ—ਬਿਗਾਨਾ, ਓਪਰਾ । ਖੋਲ੍ਹਿ—ਮੈਂ ਖੋਲਾਂ । ਪਹਿ—ਪਾਸ, ਕੋਲ । ਗੰਠੜੀ—ਦੁੱਖਾਂ ਦੀ ਗੰਢ । ਦੂਖੀ—

ਦੁੱਖਾਂ ਨਾਲ । ਸਬਾਇਆ—ਸਾਰਾ । ਬਿਧਿ—ਹਾਲਤ, ਦਸ਼ਾ । ਆਵਣੇ ਜਾਵਣੇ—ਜਨਮ ਮਰਨ ਦੇ ਗੇੜ । ਖਰੇ—ਬਹੁਤ । ਫੇਰਿਆ—ਜਨਮ ਮਰਨ ਦੀਆਂ ਫੇਰੀਆਂ । ਉਣੇ—ਖਾਲੀ । ਝੁਣੇ—ਉਦਾਸ । ਉਣੇ ਝੁਣੇ—ਨਿਮੋ-ਝੁਣੇ । ਗੁਰਿ—ਗੁਰੂ ਨੇ । ੨।

**ਅਰਥ :**—ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ) ।

(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ । (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ ।

ਜਿਨ੍ਹਾਂ (ਭਾਗ-ਗੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) । ੨।

**ਪਦ ਅਰਥ :**—ਮਹਲੁ—ਟਿਕਾਣਾ । ਮਹਲੀ—ਟਿਕਾਣੇ ਵਾਲਾ । ਗੁਰ ਮਹਲੀ—ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ । ਘਰਿ ਆਪਣੈ—(ਜਿਸ ਮਨੁੱਖ ਦੀ) ਆਪਣੇ ਹਿਰਦੇ-ਘਰ ਵਿਚ । ਸੋ—ਉਹ ਮਨੁੱਖ । ਭਰਪੁਰਿ—ਭਰਪੂਰ ਵਿਚ, ਸਰਬ-ਵਿਆਪਕ ਪ੍ਰਭੂ ਵਿਚ । ਤਾਂ—ਤਦੋਂ । ਸਚ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ । ਪਤੀਣਾ—ਗਿੱਝ ਜਾਂਦਾ ਹੈ, ਮਗਨ ਰਹਿੰਦਾ ਹੈ । ਅੰਕੁ—ਹਿਰਦਾ । ਸੁ ਮਹਲੁ—(ਪ੍ਰਭੂ ਦਾ) ਉਹ ਟਿਕਾਣਾ । ਮਹਲਾ ਅੰਤਰੇ—ਹਰੇਕ ਸਰੀਰ ਵਿਚ । ਅੰਤਿ—ਅੰਤਰਿ, ਅੰਦਰ, ਹਰੇਕ ਦੇ ਅੰਦਰ । ਨਿਰੰਤਰੇ—ਨਿਰੰਤਰਿ {ਨਿਰ—ਅੰਤਰ । ਅੰਤਰ—ਵਿੱਥ} ਬਿਨਾ ਵਿੱਥ, ਇਕ-ਰਸ । ਸੁਹੇਲਾ—ਸੁਖੀ । ਬੀਣਾ—ਬੰਸਰੀ । ਅਨਹਦ—{ਅਜ-ਹਰ ਬਿਨਾ ਵਜਾਏ} ਇਕ-ਰਸ, ਸਦਾ ਹੀ । ੮।

**ਅਰਥ :**—ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ । ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ ।

ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ । ੮।

**ਪਦ ਅਰਥ :**—ਕੀਤਾ—ਪਰਮਾਤਮਾ ਦਾ ਪੈਦਾ ਕੀਤਾ ਹੋਇਆ ਜੀਵ । ਕਿਆ ਸਾਲਾਹੀਐ—ਸਿਫਤਾਂ ਕਰਨ ਦਾ ਕੀਹ ਲਾਭ ? ਕਰਿ—ਪੈਦਾ ਕਰ ਕੇ । ਵੇਖੈ—ਸੰਭਾਲ ਕਰਦਾ ਹੈ । ਸੋਈ—ਉਹ ਪ੍ਰਭੂ ਹੀ । ਤਾ ਕੀ—ਉਸ (ਪਰਮਾਤਮਾ)

ਦੀ । ਨ ਭੁਲਏ—ਨ ਭੁਲੈ, ਭੁੱਲ ਨਹੀਂ ਕਰਦਾ । ਕਰਹਿ—(ਜੀਵ) ਕਰਦੇ ਹਨ । ਤੁਧੁ—ਤੈਨੂੰ । ਸਬਦਿ ਅਮੁਲਏ—  
ਅਮੁਲੈ ਸਬਦਿ, ਅਮੋਲਕ ਸ਼ਬਦ ਦੀ ਰਾਹੀਂ । ਹੀਣਉ—ਹੀਣਾ, ਤੁੱਛ । ਕਰਉ—ਮੈਂ ਕਰਦਾ ਹਾਂ । ਸਾਚੁ—ਸਦਾ-ਥਿਰ  
ਪ੍ਰਭੂ । ਭਾਈ—ਹੇ ਭਾਈ ! ਜਿਨਿ—ਜਿਸ ਪਰਮਾਤਮਾ ਨੇ । ਸਾਈ—ਸੋਈ, ਉਹੀ । ੯।

**ਅਰਥ :**—ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫਤਾਂ ਕਰਨ ਦਾ ਕੀਹ ਲਾਭ ? (ਸਿਫਤਿ-ਸਾਲਾਹ ਉਸ  
ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ । (ਪਰ ਉਸ ਪ੍ਰਭੂ ਦਾ  
ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ਜੇ ਕੋਈ ਮਨੁੱਖ ਇਹ ਚਾਹੇ (ਕਿ  
ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ  
ਪੈ ਸਕਦਾ ।

ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ  
ਕਦੇ ਭੁੱਲ ਨਹੀਂ ਕਰਦਾ । (ਉਹ ਬੰਦਾ ਇਉਂ ਬੇਨਤੀ ਕਰਦਾ ਹੈ—) ਹੇ ਪ੍ਰਭੂ ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ  
ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫਤਿ-ਸਾਲਾਹ ਕਰਦੇ ਹਨ ।

ਹੇ ਨਾਨਕ ! (ਆਖ—) ਹੇ ਭਾਈ ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ  
ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ । (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫਤਿ-ਸਾਲਾਹ ਕਰਨ ਦਾ  
ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫਤਿ-ਸਾਲਾਹ ਕਰਨ ਦੀ) ਅਕਲ ਬਖਸ਼ਦਾ  
ਹੈ । ੯। ੨। ੫।

### ਰਾਗੁ ਸੂਹੀ ਛੰਤ ਮਹਲਾ ੩ ਘਰੁ ੨

੧੬ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ  
ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੁਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥  
ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ  
ਧਿਆਵਹੁ ॥੧॥ {ਪੰਨਾ ੨੬੭}

**ਪਦ ਅਰਥ :**—ਸੁਖ—ਆਤਮਕ ਆਨੰਦ । ਸੋਹਿਲੜਾ—{ਸੁਖ ਕੇਲ :—ਸੋਹਿਲਾ} ਖੁਸ਼ੀ ਪੈਦਾ ਕਰਨ ਵਾਲਾ ਗੀਤ ।  
ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਨਿਵਾਰੇ—ਦੂਰ ਕਰਦਾ ਹੈ । ਵਿਟਹੁ—ਤੋਂ । ਬਲਿਹਾਰੀ—ਸਦਕੇ । ਜਿਨਿ—ਜਿਸ  
(ਗੁਰੂ) ਨੇ । ਸਭਿ—ਸਾਰੇ । ਜਾਪਹੁ—ਜਪਿਆ ਕਰੋ । ਨਾਨਕੁ ਕਹੈ—ਨਾਨਕ ਆਖਦਾ ਹੈ । ਜਨ ਭਾਈ—ਹੇ ਭਾਈ  
ਜਨੋ ! । ੧।

**ਅਰਥ :**—ਹੇ ਭਾਈ ਜਨੋ ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫਤਿ-ਸਾਲਾਹ ਦਾ ਗੀਤ ਗਾਇਆ ਕਰੋ । ਗੁਰੂ  
ਦੀ ਸਰਨ ਪੈ ਕੇ (ਸਿਫਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ ।

ਹੇ ਭਾਈ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ  
ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ । ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ  
ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ ।

ਹੇ ਭਾਈ ! ਪਰਮਾਤਮਾ ਦਾ ਨਾਮ ਜਪਿਆ ਕਰੋ । ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ  
ਦਾ ਫਲ ਪ੍ਰਾਪਤ ਕਰ ਲਵੋਗੇ । ਨਾਨਕ ਆਖਦਾ ਹੈ—ਹੇ ਭਾਈ ਜਨੋ ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ  
ਸਿਫਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ । ੧।



ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥੨॥ {ਪੰਨਾ ੨੬੨}

**ਪਦ ਅਰਥ :**—ਭੀਨੇ—ਭਿੱਜ ਜਾਂਦੇ ਹਨ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਏ—ਸੁਭਾਇ, ਪ੍ਰੇਮ ਵਿਚ । ਧਿਆਏ—ਧਿਆਇ, ਸਿਮਰ ਕੇ । ਧੁਰਿ—ਧੁਰ ਦਰਗਾਹ ਤੋਂ । ਤਿਨ—ਉਹਨਾਂ ਨੂੰ । ਤਿਨ ਭਉ—ਉਹਨਾਂ ਦਾ ਡਰ । ਅੰਦਰਹੁ—ਹਿਰਦੇ ਵਿਚੋਂ । ਦੁਰਮਤਿ ਦੂਜੀ—ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ । ਖੋਈ—ਦੂਰ ਕਰ ਲਈ । ਲਿਵ—ਲਗਨ । ਮੇਰੈ ਸੁਆਮੀ—ਮੇਰੇ ਮਾਲਕ ਨੇ । ਅਨਦਿਨੁ—ਹਰ ਰੋਜ਼ {ਅਨੁਦਿਨੋਂ} ਹਰ ਵੇਲੇ ।੨।

**ਅਰਥ :**—ਹੇ ਭਾਈ ! ਪਰਮਾਤਮਾ ਦੀ ਸਿਫਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ । ਹੇ ਭਾਈ ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ । ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੋੜ) ਦਾ ਡਰ ਦੂਰ ਹੋ ਜਾਂਦਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ ।

ਹੇ ਭਾਈ ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ । ਹੇ ਮਨ ! (ਪਰਮਾਤਮਾ ਦੀ ਸਿਫਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ ।੨।

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ {ਪੰਨਾ ੨੬੮}

**ਪਦ ਅਰਥ :**—ਜੁਗ ਮਹਿ—ਜਗਤ ਵਿਚ । ਨਿਸਤਾਰਾ—ਪਾਰ-ਉਤਾਰਾ (ਕਰਦਾ ਹੈ) । ਗੁਰ ਤੇ ਉਪਜੈ—(ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈ । ਸਹਜੇ—ਆਤਮਕ ਅਡੋਲਤਾ ਵਿਚ (ਟਿਕ ਕੇ) । ਕਿਲਵਿਖ—ਪਾਪ । ਸਭਿ—ਸਾਰੇ । ਸਭੁ ਕੋ—ਹਰੇਕ ਜੀਵ । ਹਉ—ਮੈਂ ।੩।

**ਅਰਥ :**—ਹੇ ਭਾਈ ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ । ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ ।

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ ।

ਹੇ ਪ੍ਰਭੂ ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ । ਹੇ ਪ੍ਰਭੂ ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖਸ਼) । ਹੇ ਭਾਈ ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ) ।੩।

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ  
ਨ ਲਾਗੈ ਆਏ ॥ ਦਹਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ  
ਹਰਿ ਬਿਨੁ ਕੇ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ {ਪੰਨਾ ੭੬੮}

**ਪਦ ਅਰਥ :**—ਸਾਜਨ—ਸੱਜਣ ਪ੍ਰਭੂ ਜੀ । ਵੁਠੇ—ਵੱਸ ਪਏ । ਘਰ—ਹਿਰਦਾ-ਘਰ । ਗਾਵਹਿ—ਗਾਂਦੇ ਹਨ ।  
ਤ੍ਰਿਪਤਿ—ਸੰਤੋਖ । ਅਘਾਹੀ—ਅਘਾਹਿ, ਰੱਜ ਜਾਂਦੇ ਹਨ । ਤ੍ਰਿਪਤਾਸੀ—(ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ  
ਗਈ । ਨ ਲਾਗੈ—ਨਹੀਂ ਚੰਬੜਦੀ । ਆਏ—ਆਇ, ਆ ਕੇ । ਦਹ ਦਿਸਿ—ਦਸੀਂ ਪਾਸੀਂ, ਹਰ ਥਾਂ । ਪੂਜ—  
ਇੱਜ਼ਤ । ਨਾਨਕ—ਹੇ ਨਾਨਕ ! ਆਪੇ—ਆਪ ਹੀ । ਜੋੜਿ—(ਮਾਇਆ ਵਿਚ) ਜੋੜ ਕੇ । ਵਿਛੋੜੇ—(ਆਪਣੇ ਚਰਨਾਂ  
ਨਾਲੋਂ) ਵਿਛੋੜਦਾ ਹੈ ।੪।

**ਅਰਥ :**—ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ  
ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ ।

ਹੇ ਭਾਈ ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ  
ਦੀ ਭੁੱਖ ਆ ਕੇ ਨਹੀਂ ਚੰਬੜਦੀ । ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ  
ਹਰ ਥਾਂ ਇੱਜ਼ਤ ਹੁੰਦੀ ਹੈ ।

ਹੇ ਨਾਨਕ ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ ।  
ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ । (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ  
ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ ।੪।੧।

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ  
ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ  
॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ  
ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੇ ਸਚੁ ਕਮਾਇਆ ॥੧॥ {ਪੰਨਾ ੭੬੮}

**ਪਦ ਅਰਥ :**—ਰਾਖੈ—ਰੱਖਦਾ ਹੈ । ਜੁਗਿ ਜੁਗਿ—ਹਰੇਕ ਜੁਗ ਵਿਚ । ਗੁਰਮੁਖਿ—ਗੁਰੂ ਦੇ ਸਨਮੁਖ । ਸਬਦਿ—ਗੁਰੂ  
ਦੇ ਸ਼ਬਦ ਦੀ ਰਾਹੀਂ । ਭਾਇਆ—ਪਿਆਰਾ ਲੱਗਾ । ਜਿਸ ਦੀ—ਜਿਸ ਪ੍ਰਭੂ ਦੀ । ਸਾਚੀ—ਸਦਾ ਕਾਇਮ ਰਹਿਣ  
ਵਾਲੀ । ਬਾਣੀ—ਸਿਫਤਿ-ਸਾਲਾਹ ਦੀ ਬਾਣੀ । ਸਚੀ—ਸਦਾ-ਥਿਰ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਆਖਿ—  
ਉਚਾਰ ਕੇ । ਵਖਾਣੀ—(ਹੋਰਨਾਂ ਨੂੰ) ਸਮਝਾਈ । ਚਾਲ—ਜੀਵਨ-ਜੁਗਤਿ । ਮਨਿ—ਮਨ ਵਿਚ । ਸੋਹਹਿ—ਸੋਭਦੇ  
ਹਨ । ਦਰਿ ਸਾਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ । ਸਚੇ ਸਚੁ—ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਹੀ ।੧।

**ਅਰਥ :**—ਹੇ ਭਾਈ ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ  
ਰੱਖਦਾ ਆਇਆ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ,  
ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ ।

ਹੇ ਭਾਈ ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ  
ਪਿਆਰਾ ਲੱਗਦਾ ਹੈ ਜਿਸ ਦੀ ਸਿਫਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ ।

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ,  
ਉਹ ਆਪ ਸਿਫਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ ।

ਹੇ ਭਾਈ ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਬਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ । ਹੇ ਨਾਨਕ ! ਪਰਮਾਤਮਾ ਦੇ ਭਗਤ ਸਦਾ-ਬਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਬਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ।੧।

ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ੍ਹ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮਾਲੇ ॥੨॥ {ਪੰਨਾ ੭੬੮}

**ਪਦ ਅਰਥ :**—ਪਤਿ—ਇੱਜ਼ਤ । ਕੈ ਨਾਮਿ—ਦੇ ਨਾਮ ਵਿਚ । ਕਰਹਿ—ਕਰਦੇ ਹਨ । ਵਿਚਹੁ—ਆਪਣੇ ਅੰਦਰੋਂ । ਆਪੁ—ਆਪਾ-ਭਾਵ । ਪਛਾਣੈ—ਪਛਾਣਦਾ ਹੈ । ਵਖਾਣੈ—ਉਚਾਰਦਾ ਹੈ । ਭੈ—ਡਰ-ਅਦਬ ਵਿਚ । ਅਨਦਿਨੁ—ਹਰ ਰੋਜ਼, ਹਰ ਵੇਲੇ {ਅਨੁਕਿੰਜ} । ਘਰ ਹੀ—ਘਰਿ ਹੀ {ਲਫਜ਼ ‘ਘਰਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਘਰ ਵਿਚ ਹੀ । ਬੈਰਾਗੀ—ਵਿਰਕਤ । ਰਾਤੇ—ਰੰਗੇ ਹੋਏ । ਵੇਖਹਿ—ਵੇਖਦੇ ਹਨ । ਨਾਲੇ—ਨਾਲਿ । ਕੈ ਦਰਿ—ਦੇ ਦਰ ਉਤੇ । ਸਾਚੇ—ਸੱਚੇ, ਸੁਰਖ-ਰੂ । ਸਮਾਲੇ—ਸਮਾਲਿ, ਹਿਰਦੇ ਵਿਚ ਵਸਾ ਕੇ ।੨।

**ਅਰਥ :**—ਹੇ ਭਾਈ ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ । ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ । ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) । ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ । ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ । ਹੇ ਭਾਈ ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ । ਹੇ ਨਾਨਕ ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ-ਰੂ ਹੋ ਜਾਂਦੇ ਹਨ ।੨।

ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ {ਪੰਨਾ ੭੬੮}

**ਪਦ ਅਰਥ :**—ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਕਰਹਿ—ਕਰਦੇ ਹਨ । ਰੋਗਿ—ਰੋਗ ਵਿਚ । ਵਿਆਪੇ—ਫਸੇ ਰਹਿੰਦੇ ਹਨ । ਮਰਿ ਜਨਮਹਿ—ਮਰ ਕੇ ਜੰਮਦੇ ਹਨ, ਆਤਮਕ ਮੌਤ ਸਹੇੜ ਕੇ ਜੂਨਾਂ ਵਿਚ ਪਏ ਰਹਿੰਦੇ ਹਨ । ਦੂਜੈ ਭਾਇ—ਕਿਸੇ ਹੋਰ ਦੇ ਪਿਆਰ ਵਿਚ, ਮਾਇਆ ਦੇ ਮੋਹ ਵਿਚ । ਪਰਜ—ਸ੍ਰਿਸ਼ਟੀ । ਵਿਗੋਈ—ਖੁਆਰ ਹੁੰਦੀ ਹੈ । ਤਤੁ—ਅਸਲੀਅਤ । ਵਿਹੂਣਾ—ਸੱਖਣਾ । ਭਰਮਿਆ—ਭਟਕਦਾ ਹੈ । ਅੰਤਿ—ਆਖਰ ਨੂੰ । ਕੋਟਿ ਮਧੇ—ਕੋੜਾਂ ਵਿਚ । ਕਿਨੈ—ਕਿਸੇ ਵਿਰਲੇ ਨੇ । ਸਚੁ—ਸਦਾ-ਬਿਰ ਰਹਿਣ ਵਾਲਾ । ਨਾਮਿ—ਨਾਮ ਵਿਚ । ਪਤਿ—ਇੱਜ਼ਤ ।੩।

**ਅਰਥ** :—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ । ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ । ਹੇ ਭਾਈ ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖੁਆਰ ਹੁੰਦੀ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ । ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ ।

ਹੇ ਨਾਨਕ ! ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ, ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ ।੩।

**ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਉਚੇ ਸਦ ਹੀ ਉਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ {ਪੰਨਾ ੨੬੯}**

**ਪਦ ਅਰਥ** :—ਕੈ ਘਰਿ—ਦੇ ਹਿਰਦੇ ਵਿਚ । ਕਾਰਜੁ—{ਕਾਰਯ} ਕੰਮ, ਆਹਰ । ਸਾਚਾ—ਸਦਾ ਕਾਇਮ ਰਹਿਣ ਵਾਲਾ । ਵਖਾਣੇ—ਉਚਾਰੇ । ਆਪੇ—ਆਪ ਹੀ । ਕੰਟਕੁ—ਕੰਡਾ, ਕੰਡੇ ਵਾਂਗ ਚੁੱਭਣ ਵਾਲਾ, ਦੁਖਦਾਈ । ਮਾਰਿ—ਮਾਰ ਕੇ । ਸਮਾਣੇ—ਲੀਨ ਰਹੇ । ਮਨਿ—ਮਨ ਵਿਚ । ਭਾਣੇ—ਚੰਗੇ ਲੱਗੇ । ਨਿਧਾਨੁ—ਖਜ਼ਾਨਾ । ਸਚੁ—ਸਦਾ ਕਾਇਮ ਰਹਿਣ ਵਾਲਾ । ਅਖੁਟੁ—ਕਦੇ ਨਾਹ ਮੁੱਕਣ ਵਾਲਾ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇਆ—ਸੁਭਾਇ, ਪ੍ਰੇਮ ਵਿਚ । ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਜੁਗਿ ਜੁਗਿ—ਹਰੇਕ ਜੁਗ ਵਿਚ ।੪।

**ਅਰਥ** :—ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ । ਭਗਤੀ ਦਾ ਖਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ । ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖਜ਼ਾਨਾ ਪ੍ਰਾਪਤ ਕਰ ਲੈਂਦੇ ਹਨ । ਇਹ ਖਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ । ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖਜ਼ਾਨਾ ਦੇ ਦਿੱਤਾ । (ਇਸ ਖਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।

ਹੇ ਨਾਨਕ ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ ।੪।੧।੨।

**ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੇ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ {ਪੰਨਾ ੨੬੯}**

**ਪਦ ਅਰਥ** :—ਸਬਦਿ ਸਚੈ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ । ਸੋਹਿਲਾ—{ਸੁਖ ਕੇਲ:} ਆਤਮਕ ਆਨੰਦ ਦੇਣ ਵਾਲਾ ਗੀਤ । ਜਿਥੈ—ਜਿਸ ਹਿਰਦੇ-ਘਰ ਵਿਚ । ਸਭਿ ਕਿਲਵਿਖ—ਸਾਰੇ ਪਾਪ ।

ਸਚੁ—ਸਦਾ—ਥਿਰ । ਉਰਿ—ਹਿਰਦੇ ਵਿਚ । ਦੁਤਰੁ—ਜਿਸ ਨੂੰ ਤਰਨਾ ਬਹੁਤ ਔਖਾ ਹੈ । ਭਵਜਲੁ—ਸੰਸਾਰ-ਸਮੁੰਦਰ । ਤਰਣੁ ਨ ਹੋਈ—ਤਰਨ ਦੀ ਲੋੜ ਨਹੀਂ ਪੈਂਦੀ । ਸਚੀ ਬਾਣੀ—ਸਦਾ—ਥਿਰ ਪ੍ਰਭੂ ਦੀ ਸਿਫਤਿ—ਸਾਲਾਹ ਨਾਲ ਭਰਪੂਰ ਬਾਣੀ । ਜਿਨਿ—ਜਿਸ (ਗੁਰੂ) ਨੇ । ਸਚੁ—ਸਦਾ—ਥਿਰ ਪ੍ਰਭੂ । ਸਚਿ—ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ । ਨਾਈ—ਵਡਿਆਈ {स्ना, अरबी लफ़ਜ} । ਸਚੁ ਨਿਸਤਾਰਾ—ਸਦਾ ਲਈ ਪਾਰ-ਉਤਾਰਾ ।੧।

**ਅਰਥ :**—ਹੇ ਭਾਈ ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ । ਹੇ ਭਾਈ ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫਤਿ-ਸਾਲਾਹ ਨਾਲ ਭਰਪੂਰ ਹੈ । (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ । ਹੇ ਨਾਨਕ ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ ।੧।

**ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥ {ਪੰਨਾ ੨੬੬}**

**ਪਦ ਅਰਥ :**—ਸਚੈ ਸਤਿਗੁਰਿ—ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ । ਸਾਚੁ—ਸਦਾ-ਥਿਰ ਪ੍ਰਭੂ । ਪਤਿ—ਇੱਜ਼ਤ । ਭਾਉ ਸਚਾ—ਸਦਾ ਕਾਇਮ ਰਹਿਣ ਵਾਲਾ ਪ੍ਰੇਮ । ਨਾਮਿ—ਨਾਮ ਵਿਚ । ਮਰੈ ਨ—ਆਤਮਕ ਮੌਤ ਨਹੀਂ ਸਹੇੜਦਾ । ਗਰਭਿ—ਮਾਂ ਦੇ ਪੇਟ ਵਿਚ । ਜੋਤੀ—ਪਰਮਾਤਮਾ ਦੀ ਜੋਤਿ ਵਿਚ । ਸਚਿ—ਸਦਾ-ਥਿਰ ਪ੍ਰਭੂ ਵਿਚ । ਸਚਿ ਨਾਇ—ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ । ਜਿਨਿ—ਜਿਨ੍ਹਾਂ ਮਨੁੱਖਾਂ ਨੇ । ਜਾਤਾ—ਡੂੰਘੀ ਸਾਂਝ ਪਾ ਲਈ । ਅਨਦਿਨੁ—ਹਰ ਰੋਜ਼, ਹਰ ਵੇਲੇ । ਧਿਆਇਨਿ—ਧਿਆਉਂਦੇ ਹਨ । ਹਿਰਦੈ—ਹਿਰਦੇ ਵਿਚ । ਵੀਛੁੜਿ—ਵਿਛੁੜ ਕੇ । ਨ ਪਾਇਨਿ—ਨਹੀਂ ਪਾਂਦੇ ।੨।

**ਅਰਥ :**—ਹੇ ਭਾਈ ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ । ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀ ਆਤਮਕ ਖੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ । (ਗੁਰੂ ਨੇ ਜਿਸ ਮਨੁੱਖ ਦੀ) ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ । ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ । ਹੇ ਨਾਨਕ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ ।੨।

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੇ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ {ਪੰਨਾ ੨੬੯}

**ਪਦ ਅਰਥ :**—ਸਚੀ ਬਾਣੀ—ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਰਾਹੀਂ । ਗਾਵਹਿ—ਗਾਂਦੇ ਹਨ । ਤਿਤੁ ਘਰਿ—(ਉਹਨਾਂ ਦੇ) ਉਸ ਹਿਰਦੇ-ਘਰ ਵਿਚ । ਸੋਹਿਲਾ—{ਸੁਖ ਕੇਲ:} ਖੁਸ਼ੀ ਦਾ ਗੀਤ, ਆਨੰਦ ਦੀ ਰੋ । ਸਚਾ—ਸਦਾ-ਬਿਰ, ਅਡੋਲ । ਸਭੁ—ਹਰ ਥਾਂ । ਸਚੇ—ਸੱਚ ਹੀ, ਸਦਾ-ਬਿਰ ਪ੍ਰਭੂ ਹੀ । ਜਹ ਦੇਖਾ—ਜਿਧਰ ਉਹਨਾਂ ਵੇਖਿਆ । ਤਹ—ਉਧਰ (ਹੀ) । ਸਚੇ ਉਪਜੈ—(ਜੇਹੜਾ ਮਨੁੱਖ) ਸਦਾ-ਬਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਲੈਂਦਾ ਹੈ । ਸਚਿ—ਸਦਾ-ਬਿਰ ਪ੍ਰਭੂ ਵਿਚ ।੩।

**ਅਰਥ :**—ਹੇ ਭਾਈ ! (ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਬਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੋ ਬਣੀ ਰਹਿੰਦੀ ਹੈ । ਸਦਾ-ਬਿਰ ਪ੍ਰਭੂ ਦੇ ਪਵਿੱਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ । ਉਹਨਾਂ ਦੇ ਅੰਦਰ ਸਦਾ-ਬਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ । (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਬਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ । ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਬਿਰ ਪ੍ਰਭੂ ਦਾ ਪਸਾਰਾ ਦਿੱਸਿਆ । ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ ।

ਹੇ ਭਾਈ ! ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਬਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ । ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ । ਹੇ ਨਾਨਕ ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ ।੩।

ਸਚੇ ਭਗਤ ਸੋਹਹਿ ਦਰਵਾਰੇ ਸਚੇ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੇ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਝਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥ {ਪੰਨਾ ੨੬੯}

**ਪਦ ਅਰਥ :**—ਸਚੇ ਭਗਤ—ਸਦਾ-ਬਿਰ ਪ੍ਰਭੂ ਦੇ ਭਗਤ । ਦਰਵਾਰੇ—ਦਰਬਾਰਿ, (ਪ੍ਰਭੂ ਦੀ) ਹਜ਼ੂਰੀ ਵਿਚ । ਸਚੇ ਸਚੁ—ਸਚੁ ਹੀ ਸਚੁ, ਸਦਾ-ਬਿਰ ਪ੍ਰਭੂ ਦਾ ਨਾਮ ਹੀ ਨਾਮ । ਅੰਤਰੇ—ਅੰਦਰ । ਘਟ—ਹਿਰਦਾ । ਸਾਚੀ ਬਾਣੀ—ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ । ਸਾਚੇ—ਸਾਚੁ ਹੀ, ਸਦਾ-ਬਿਰ ਪ੍ਰਭੂ ਨੂੰ ਹੀ । ਆਪਿ—ਆਪਣੇ ਅੰਦਰ । ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ਜਾਣਹਿ—ਭੁੰਘੀ ਸਾਂਝ ਪਾਂਦੇ ਹਨ । ਸਾਚਿ—ਸਦਾ-ਬਿਰ ਹਰਿ-ਨਾਮ ਵਿਚ । ਇਕ ਰੰਗੀ—ਇਕ ਪ੍ਰਭੂ ਦੇ ਹੀ ਪ੍ਰੇਮ-ਰੰਗ ਵਾਲੇ । ਜਿਸ ਕਉ—{ਲਫਜ਼ 'ਜਿਸੁ' ਦਾ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ} । ਮਸਤਕਿ—ਮੱਥੇ ਉਤੇ ।੪।

**ਅਰਥ :**—ਹੇ ਭਾਈ ! ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਬਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਝਾ ਪਾਂਦੇ ਹਨ । ਉਹਨਾਂ ਦੇ ਹਿਰਦੇ ਵਿਚ ਸਦਾ-ਬਿਰ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਸਦਾ ਵੱਸਦੀ ਹੈ । ਉਹ ਸਦਾ-ਬਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ । ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਬਿਰ ਪ੍ਰਭੂ ਨਾਲ ਭੁੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਬਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ । ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਵਾਲਾ ਗੁਰ-

ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ । ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ । ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ । ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ ।

ਹੇ ਨਾਨਕ ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੨।੩।

**ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੈ ਮਨਿ ਮਾਨਿਐ ਸੁਖੁ ਹੋਈ ॥੧॥ {ਪੰਨਾ ੨੬੯}**

**ਪਦ ਅਰਥ :**—ਜੁਗ ਚਾਰੇ—ਚੌਹਾਂ ਹੀ ਜੁਗਾਂ ਵਿਚ । ਧਨ—ਜੀਵ-ਇਸਤ੍ਰੀ । ਸੋਹਾਗੁ—ਪ੍ਰਭੂ-ਪਤੀ ਦਾ ਮਿਲਾਪ । ਨਿਹਚਲੁ—ਅਟੱਲ, ਕਦੇ ਨਾਹਿ ਗਿੱਲਣ ਵਾਲਾ । ਕੇਰਾ—ਦਾ । ਸਚੁ—ਸਦਾ ਕਾਇਮ ਰਹਿਣ ਵਾਲਾ । ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ । ਏਕੋ—ਇਕ ਪਰਮਾਤਮਾ ਹੀ । ਮੇਲਾਵਾ—ਮਿਲਾਪ । ਗੁਰਮਤੀ—ਗੁਰੂ ਦੀ ਮਤਿ ਉਤੇ ਤੁਰਿਆਂ । ਕਾਮਣਿ—ਜੀਵ-ਇਸਤ੍ਰੀ । ਕੰਤੈ ਰਾਵੈ—ਖਸਮ-ਪ੍ਰਭੂ ਨੂੰ ਹਿਰਦੇ ਵਿਚ ਵਸਾਂਦੀ ਹੈ । ਰਾਵੈ—ਮਿਲਾਪ ਮਾਣਦੀ ਹੈ । ਮਨਿ ਮਾਨਿਐ—ਜੇ ਮਨ ਪਤੀਜ ਜਾਏ ।੧।

**ਅਰਥ :**—ਹੇ ਭਾਈ ! (ਜੁਗ ਚਾਰੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ । ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੇ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ । ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ ।

ਹੇ ਭਾਈ ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖਲਾਸੀ ਨਹੀਂ ਹੁੰਦੀ । ਹੇ ਨਾਨਕ ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।੧।

**ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੁਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੈ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੈ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ {ਪੰਨਾ ੨੭੦}**

**ਪਦ ਅਰਥ :**—ਸੇਵਿ—ਸੇਵਾ ਕਰ, ਸਰਨ ਪਉ । ਧਨ ਬਾਲੜੀਏ—ਹੇ ਅੰਵਾਣ ਜਿੰਦੇ । ਵਰੁ—ਖਸਮ । ਪਾਵਹਿ—ਤੂੰ ਲੱਭ ਲਏਂਗੀ । ਹੋਵਹਿ—ਤੂੰ ਰਹੇਂਗੀ । ਸੋਹਾਗਣੀ—ਖਸਮ ਵਾਲੀ । ਮੈਲਾ ਵੇਸੁ—{ਨੋਟ :—ਵਿਧਵਾ ਇਸਤ੍ਰੀ ਨੂੰ ਮੈਲੇ ਕੱਪੜੇ ਪਾਣੇ ਪੈਂਦੇ ਹਨ} ਰੰਡੇਪਾ, ਪ੍ਰਭੂ-ਪਤੀ ਤੋਂ ਵਿਛੋੜਾ । ਗੁਰਮੁਖਿ—ਗੁਰੂ ਦੀ ਸਰਨ ਰਹਿਣ ਵਾਲੀ ਜੀਵ-ਇਸਤ੍ਰੀ । ਕੋਈ—ਕੋਈ ਵਿਰਲੀ । ਕਰਣੀ ਕਾਰ—ਉਹ ਕਾਰ ਜੇਹੜੀ ਕਰਨੀ ਚਾਹੀਦੀ ਹੈ, ਕਰਨ-ਜੋਗ ਕਾਰ । ਸਬਦਿ—ਸ਼ਬਦ

ਵਿਚ । ਏਕੋ ਜਾਣਿਆ—ਇਕ ਪ੍ਰਭੂ ਨਾਲ ਹੀ ਸਾਂਝ ਪਾਈ ਹੈ । ਰਾਵੇ—ਸਿਮਰਦੀ ਹੈ । ਸਾਚੀ—ਸਦਾ ਕਾਇਮ ਰਹਿਣ ਵਾਲੀ । ਕਾਮਣਿ—ਜੀਵ-ਇਸਤ੍ਰੀ । ਰਵਿ ਰਹਿਆ—ਜੋ ਸਭ ਥਾਂ ਮੌਜੂਦ ਹੈ । ੨ ।

**ਅਰਥ :**—ਹੇ ਅੰਵਾਣ ਜਿੰਦੇ ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ । ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ । ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ । ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ । ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ । ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ । ੨ ।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ {ਪੰਨਾ ੨੨੦}

**ਪਦ ਅਰਥ :**—ਕਰੇ—ਕਰਿ, ਕਰ । ਧਨ ਬਾਲੜੀਏ—ਹੇ ਅੰਵਾਣ ਜਿੰਦੇ ! ਦੇਇ ਮਿਲਾਏ—ਦੇਇ ਮਿਲਾਇ, ਮਿਲਾ ਦੇਂਦਾ ਹੈ । ਕੈ ਰੰਗਿ—ਦੇ ਪ੍ਰੇਮ-ਰੰਗ ਵਿਚ । ਰਤੀ—ਰੰਗੀ ਹੋਈ । ਕਾਮਣਿ—ਜੀਵ-ਇਸਤ੍ਰੀ । ਸਾਚਿ—ਸਦਾ-ਥਿਰ ਪ੍ਰਭੂ ਵਿਚ । ਸਚੁ—ਸਦਾ-ਥਿਰ ਪ੍ਰਭੂ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਪਛਾਤਾ—ਸਾਂਝ ਪਾ ਲਈ । ਕੰਠਿ—ਗਲ ਨਾਲ । ਮਹਲੀ ਮਹਲੁ—ਮਹਲ ਦੇ ਮਾਲਕ ਪ੍ਰਭੂ ਦਾ ਮਹਲ । ੩ ।

**ਅਰਥ :**—ਹੇ ਅੰਵਾਣ ਜਿੰਦੇ ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ । ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ । ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੇ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) । ਹੇ ਨਾਨਕ ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ । ੩ ।

ਸਾਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ {ਪੰਨਾ ੨੨੦}

**ਪਦ ਅਰਥ :**—ਸਾਧਨ ਬਾਲੀ—ਅੰਵਾਣ ਜੀਵ-ਇਸਤ੍ਰੀ । ਧੁਰਿ—ਧੁਰ ਦਰਗਾਹ ਤੋਂ । ਪ੍ਰਭਿ—ਪ੍ਰਭੂ ਨੇ । ਗੁਰਮਤੀ—ਗੁਰੂ ਦੀ ਮਤਿ ਉਤੇ ਤੁਰ ਕੇ । ਘਟਿ—ਹਿਰਦੇ ਵਿਚ । ਮੰਨਿ—ਮਨਿ, ਮਨ ਵਿਚ । ਪੂਰਬਿ—ਪੂਰਬਲੇ ਜਨਮ ਵਿਚ ।



ਸੇਜ—ਹਿਰਦਾ—ਸੇਜ । ਸੁਖਾਲੀ—ਸੁਖੀ । ਪ੍ਰਭ ਭਾਣੀ—ਪ੍ਰਭੂ ਨੂੰ ਚੰਗੀ ਲੱਗੀ । ਸਚੁ ਸੀਗਾਰੁ—ਸਦਾ—ਥਿਰ ਹਰੀ ਦਾ ਨਾਮ ਜਪਣ ਦਾ ਆਤਮਕ ਸੁਹਜ । ਕਾਮਣਿ—ਜੀਵ-ਇਸਤ੍ਰੀ । ਖੋਈ—ਦੂਰ ਕਰ ਲਈ । ਸਚਿ—ਸਦਾ—ਥਿਰ ਪ੍ਰਭੂ ਵਿਚ । ਕਰਤੈ—ਕਰਤਾਰ ਨੇ । ਨਵੈ ਨਿਧਿ—ਨੌਂ ਹੀ ਖਜ਼ਾਨੇ ।੪।

**ਅਰਥ :**—ਹੇ ਭਾਈ ! ਜਿਸ ਅੰਵਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ । ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ । ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ । ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ—ਸੇਜ ਆਨੰਦ—ਭਰਪੂਰ ਹੋ ਗਿਆ, ਸਦਾ—ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ ।

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ—ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿੱਤ੍ਰ ਜੀਵਨ ਵਾਲੀ ਬਣ ਜਾਂਦੀ ਹੈ । ਹੇ ਨਾਨਕ ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌਂ ਹੀ ਖਜ਼ਾਨੇ ਹੈ ।੪।੩।੪।

**ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ {ਪੰਨਾ ੨੨੦}**

**ਪਦ ਅਰਥ :**—ਹਰਿ ਹਰੇ ਹਰਿ ਗੁਣ—ਸਦਾ ਹੀ ਹਰੀ ਦੇ ਗੁਣ । ਗੁਰਮੁਖੇ—ਗੁਰੂ ਦੀ ਸਰਨ ਪਿਆਂ । ਅਨਦਿਨੋ—ਅਨਦਿਨੁ, ਹਰ ਰੋਜ਼ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਰਵਹੁ—ਸਿਮਰੋ । ਵਜਾਏ—ਵਜਾਇ, ਵਜਾ ਕੇ । ਅਨਹਦ—ਇਕ-ਰਸ, ਲਗਾਤਾਰ । ਅਨਹਦ ਸਬਦ ਵਜਾਏ—ਇਕ-ਰਸ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ । ਵਜਾਏ—ਵਜਾਂਦਾ ਹੈ । ਘਰਿ—ਹਿਰਦੇ-ਘਰ ਵਿਚ । ਨਾਰੀ—ਹੇ ਨਾਰੀਓ ! ਹੇ ਗਿਆਨ-ਇੰਦ੍ਰਿਓ ! ਗੁਰ ਆਗੈ—ਗੁਰੂ ਦੇ ਸਨਮੁਖ ਹੋ ਕੇ । ਸਾਧਨ—ਉਹ ਜੀਵ-ਇਸਤ੍ਰੀਆਂ । ਸੁਹਾਏ—ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ । ਸੋਹਿਲਾ—ਖੁਸ਼ੀ ਦਾ ਗੀਤ । ਕਰਿ—ਕਰ ਕੇ । ਆਏ—ਆਉਂਦਾ ਹੈ ।੧।

**ਅਰਥ :**—ਹੇ ਭਾਈ ! ਸਦਾ ਪਰਮਾਤਮਾ ਦੇ ਗੁਣ ਗਾਇਆ ਕਰੋ । (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ । ਹੇ ਭਾਈ ! ਇਕ-ਰਸ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ (ਦੇ ਵਾਜੇ) ਵਜਾ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ । ਜੇਹੜਾ ਮਨੁੱਖ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਦੇ ਵਾਜੇ ਇਕ-ਰਸ ਵਜਾਂਦਾ ਰਹਿੰਦਾ ਹੈ, ਪਰਮਾਤਮਾ ਉਸ ਦੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ । ਹੇ (ਮੇਰੇ) ਗਿਆਨ-ਇੰਦ੍ਰਿਓ ! ਤੁਸੀਂ ਭੀ ਪ੍ਰਭੂ ਦੀ ਸਿਫਤਿ-ਸਾਲਾਹ ਦੇ ਗੀਤ ਗਾਇਆ ਕਰੋ । ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਹੋ ਕੇ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੀਆਂ ਹਨ, ਉਹ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ ।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ, ਉਹਨਾਂ ਦੇ ਹਿਰਦੇ-ਘਰ ਵਿਚ ਸਦਾ ਹੀ (ਮਾਨੋ) ਖੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਪ੍ਰਭੂ ਕਿਰਪਾ ਕਰ ਕੇ ਉਹਨਾਂ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ ।੧।

ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲੁ ਹਰਿ ਗੁਣ ਗਾਏ ਰਾਮ ॥ ਨਿਰਮਲੁ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤੁ ਬਾਣੀ ॥ ਜਿਨੁ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ {ਪੰਨਾ ੨੨੦}

**ਪਦ ਅਰਥ :**—ਮਨਿ—ਮਨ ਵਿਚ । ਨਾਮਿ—ਨਾਮ ਵਿਚ । ਰਹੇ ਲਿਵ ਲਾਏ—ਰਹੇ ਲਿਵ ਲਾਇ, ਲਿਵ ਲਾਈ ਰੱਖਦੇ ਹਨ । ਗੁਰਮੁਖੇ—ਗੁਰੂ ਦੇ ਸਨਮੁਖ ਰਹਿ ਕੇ । ਗਾਏ—ਗਾਇ, ਗਾ ਕੇ । ਮੰਨਿ—ਮਨਿ, ਮਨ ਵਿਚ । ਵਸਾਏ—ਵਸਾ ਕੇ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲੀ । ਸੇਈ ਜਨ—ਉਹੀ ਮਨੁੱਖ । ਨਿਸਤਰੇ—ਪਾਰ ਲੰਘ ਜਾਂਦੇ ਹਨ । ਘਟਿ ਘਟਿ—ਹਰੇਕ ਸਰੀਰ ਵਿਚ । ਸਬਦਿ—ਸ਼ਬਦ ਦੀ ਰਾਹੀਂ । ਗਾਵਹਿ—ਗਾਂਦੇ ਹਨ । ਸਹਜਿ—ਆਤਮਕ ਅਡੋਲਤਾ ਵਿਚ । ਸਮਾਵਹਿ—ਲੀਨ ਰਹਿੰਦੇ ਹਨ । ਸਬਦਿ—ਸ਼ਬਦ ਦੀ ਬਰਕਤਿ ਨਾਲ । ਕੇਰਾ—ਦਾ । ਜਿ—ਜੇਹੜੇ ਮਨੁੱਖਾਂ ਨੂੰ । ਸਤਿਗੁਰਿ—ਗੁਰੂ ਨੇ । ਮਾਰਗਿ—ਰਸਤੇ ਉੱਤੇ ।੨।

**ਅਰਥ :**—ਹੇ ਭਾਈ ! ਪ੍ਰਭੂ ਦੇ ਭਗਤਾਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਸਦਾ ਸੁਰਤਿ ਜੋੜੀ ਰੱਖਦੇ ਹਨ । ਗੁਰੂ ਦੀ ਰਾਹੀਂ ਪਰਮਾਤਮਾ ਦੇ ਪਵਿਤ੍ਰ ਗੁਣ ਗਾ ਗਾ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ । ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫਤਿ-ਸਾਲਾਹ ਦੀ ਬਾਣੀ ਦੀ ਰਾਹੀਂ, ਪ੍ਰਭੂ ਦੇ ਪਵਿਤ੍ਰ ਗੁਣ ਗਾ ਗਾ ਕੇ, ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾ ਕੇ (ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ) । ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ ।

ਹੇ ਪ੍ਰਭੂ ! ਜੇਹੜੇ ਮਨੁੱਖ ਤੇਰੇ ਗੁਣ ਗਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ । ਗੁਰੂ ਆਪਣੇ ਸ਼ਬਦ ਦੀ ਰਾਹੀਂ ਉਹਨਾਂ ਨੂੰ (ਹੇ ਪ੍ਰਭੂ ! ) ਤੇਰੇ ਚਰਨਾਂ ਵਿਚ ਜੋੜ ਦੇਂਦਾ ਹੈ । ਹੇ ਨਾਨਕ ! ਉਹਨਾਂ ਮਨੁੱਖਾਂ ਦਾ ਜਨਮ ਕਾਮਯਾਬ ਹੋ ਜਾਂਦਾ ਹੈ, ਜਿਨ੍ਹਾਂ ਨੂੰ ਗੁਰੂ ਪਰਮਾਤਮਾ ਦੇ ਰਸਤੇ ਉੱਤੇ ਤੋਰ ਦਿੰਦਾ ਹੈ ।੨।

ਸੰਤ ਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥ {ਪੰਨਾ ੨੨੧}

**ਪਦ ਅਰਥ :**—ਸਿਉ—ਨਾਲ । ਮੇਲੁ—ਮਿਲਾਪ । ਨਾਮਿ—ਨਾਮ ਵਿਚ । ਕੈ ਸਬਦਿ—ਦੇ ਸ਼ਬਦ ਦੀ ਬਰਕਤਿ ਨਾਲ । ਜੀਵਨ ਮੁਕਤੇ—ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਹੀ ਨਿਰਲੇਪ । ਕੈ ਨਾਮਿ—ਦੇ ਨਾਮ ਵਿਚ । ਲਿਵ—ਲਗਨ । ਲਾਏ—ਲਾਇ, ਲਾ ਕੇ । ਗੁਰਿ—ਗੁਰੂ ਨੇ । ਮੇਲਿ—ਪ੍ਰਭੂ ਚਰਨਾਂ ਵਿਚ । ਚੁਕਾਇਆ—ਦੂਰ ਕਰ ਦਿੱਤਾ । ਅਨਦਿਨੁ—ਹਰ ਰੋਜ਼ {ਅਨੁਦਿਨੰ}, ਹਰ ਵੇਲੇ । ਸਮਾਲੇ—ਸਮਾਲਿ, ਹਿਰਦੇ ਵਿਚ ਵਸਾ ਕੇ । ਸਹਜੇ—ਸਹਜਿ, ਆਤਮਕ ਅਡੋਲਤਾ ਵਿਚ । ਮਾਤਾ—ਮਸਤ । ਮਨਿ—ਮਨ ਵਿਚ । ਘਰਿ—ਹਿਰਦੇ-ਘਰ ਵਿਚ । ਸਦ—ਸਦਾ । ਸੋਹਿਲਾ—ਖੁਸ਼ੀ, ਆਨੰਦ । ਜਿ—ਜੇਹੜੇ ਮਨੁੱਖ ।੩।

**ਅਰਥ :**—ਹੇ ਭਾਈ ! ਜਿਨ੍ਹਾਂ ਮਨੁੱਖਾਂ ਦਾ ਸਾਧ ਸੰਗਤਿ ਨਾਲ ਮਿਲਾਪ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਉਹ ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਹੀ ਮਾਇਆ ਵਲੋਂ ਨਿਰਲੇਪ ਰਹਿੰਦੇ ਹਨ । ਜਿਨ੍ਹਾਂ ਨੂੰ ਗੁਰੂ ਨੇ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ, ਉਹਨਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਮਨ ਜੋੜ ਲਿਆ, ਉਹਨਾਂ ਦਾ ਮਨ ਪਰਮਾਤਮਾ ਦੇ (ਪ੍ਰੇਮ-ਰੰਗ) ਨਾਲ ਰੰਗਿਆ ਗਿਆ । ਉਹਨਾਂ ਨੇ ਹਰ ਵੇਲੇ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾ ਕੇ (ਆਪਣੇ ਅੰਦਰੋਂ ਮਾਇਆ ਦਾ) ਮੋਹ ਦੂਰ

ਕਰ ਲਿਆ, ਤੇ, ਸਾਰੇ ਸੁਖ ਦੇਣ ਵਾਲੇ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲਿਆ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦਾ ਹੈ, ਉਹ ਹਰਿ-ਨਾਮ ਨੂੰ ਮਨ ਵਿਚ ਵਸਾਈ ਰੱਖਦਾ ਹੈ । ਹੇ ਨਾਨਕ ! ਜੇਹੜੇ ਮਨੁੱਖ ਗੁਰੂ ਦੀ ਦੱਸੀ ਸੇਵਾ ਕਰ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ, ਉਹਨਾਂ ਦੇ ਹਿਰਦੇ ਵਿਚ ਸਦਾ ਹੀ ਖੁਸ਼ੀ ਬਣੀ ਰਹਿੰਦੀ ਹੈ ।੩।

**ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥ {ਪੰਨਾ ੭੭੧}**

**ਪਦ ਅਰਥ :—**ਭਰਮਿ—ਭਟਕਣਾ ਵਿਚ (ਪੈ ਕੇ) । ਭੁਲਾਇਆ—ਕੁਰਾਹੇ ਪਿਆ ਰਹਿੰਦਾ ਹੈ । ਮਹਲੁ—ਹਜ਼ੂਰੀ । ਗੁਰਮੁਖੇ—ਗੁਰੂ ਦੇ ਸਨਮੁਖ ਰਹਿਣ ਵਾਲੇ । ਇਕਿ—{ਲਫਜ਼ ‘ਇਕ’ ਤੋਂ ਬਹੁ-ਵਚਨ} ਕਈ । ਮੇਲਿ—ਪ੍ਰਭੂ-ਚਰਨਾਂ ਵਿਚ । ਮਨਿ—ਮਨ ਵਿਚ । ਰੰਗਿ—ਰੰਗ ਵਿਚ । ਰਾਤੇ—ਰੰਗੇ ਹੋਏ । ਜੁਗਿ ਜੁਗਿ—ਹਰੇਕ ਜੁਗ ਵਿਚ । ਜਾਤੇ—ਪਰਗਟ ਹੋ ਜਾਂਦੇ ਹਨ । ਸਾਚੀ ਭਗਤਿ—ਸਦਾ-ਥਿਰ ਪ੍ਰਭੂ ਦੀ ਭਗਤੀ । ਦਰਿ—ਪ੍ਰਭੂ ਦੇ ਦਰ ਤੇ । ਜਾਪਹਿ—ਆਦਰ ਪਾਂਦੇ ਹਨ । ਘਰਿ—ਹਿਰਦੇ-ਘਰ ਵਿਚ । ਦਰਿ—ਅੰਦਰ । ਸੋਹਿਲਾ—ਖੁਸ਼ੀ ।੪।

**ਅਰਥ :—**ਹੇ ਭਾਈ ! ਗੁਰੂ ਦੀ ਸਰਨ ਪੈਣ ਤੋਂ ਬਿਨਾ ਜਗਤ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ । ਪਰ ਕਈ (ਵਡ-ਭਾਗੀ ਐਸੇ ਹਨ, ਜੇਹੜੇ) ਗੁਰੂ ਦੇ ਸਨਮੁਖ (ਰਹਿੰਦੇ ਹਨ, ਉਹਨਾਂ ਨੂੰ ਗੁਰੂ ਨੇ) ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ, ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ ਹਨ । ਜਦੋਂ ਉਹ ਪ੍ਰਭੂ ਦੇ ਮਨ ਵਿਚ ਪਿਆਰੇ ਲੱਗਦੇ ਹਨ, ਉਹਨਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਉਹ ਪ੍ਰੇਮ-ਰੰਗ ਵਿਚ ਰੰਗੀਜ ਕੇ ਸਦਾ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ । ਪਰਮਾਤਮਾ ਦੇ ਉਹ ਭਗਤ ਸਦਾ ਲਈ ਪਵਿੱਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਉਹ ਹਰੇਕ ਜੁਗ ਵਿਚ ਸਦਾ ਹੀ ਪਰਗਟ ਹੋ ਜਾਂਦੇ ਹਨ । ਉਹ (ਵਡ-ਭਾਗੀ ਮਨੁੱਖ) ਸਦਾ-ਥਿਰ ਪ੍ਰਭੂ ਦੀ ਭਗਤੀ ਕਰਦੇ ਹਨ, ਉਸ ਦੇ ਦਰ ਤੇ ਇੱਜ਼ਤ ਪਾਂਦੇ ਹਨ, ਉਹਨਾਂ ਦੇ ਹਿਰਦੇ ਵਿਚ ਉਹਨਾਂ ਦੇ ਅੰਦਰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਵੱਸ ਪੈਂਦਾ ਹੈ । ਹੇ ਨਾਨਕ ! ਉਹਨਾਂ ਦੇ ਅੰਦਰ ਸਿਫਤਿ-ਸਾਲਾਹ ਵਾਲੀ ਬਾਣੀ ਵੱਸੀ ਰਹਿੰਦੀ ਹੈ, ਅਟੱਲ ਖੁਸ਼ੀ ਬਣੀ ਰਹਿੰਦੀ ਹੈ, ਸ਼ਬਦ ਦੀ ਬਰਕਤਿ ਨਾਲ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ ।੪।੪।੫।

**ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੂ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ {ਪੰਨਾ ੭੭੧}**

**ਪਦ ਅਰਥ :—**ਵਰੁ—ਖਸਮ-ਪ੍ਰਭੂ (ਦਾ ਮਿਲਾਪ) । ਬਾਲੜੀਏ—ਹੇ ਅੰਵਾਣ ਜੀਵ-ਇਸੜੀ ! ਲਾਏ—ਲਾਇ । ਸੋਹਾਗਣੀ—ਸੁਹਾਗ-ਭਾਗ ਵਾਲੀ । ਜਾਏ—ਨਾਸ ਹੁੰਦਾ । ਗੁਰ ਕੈ—ਗੁਰੂ ਦੀ ਰਾਹੀਂ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਏ—ਸੁਭਾਇ, ਪ੍ਰੇਮ ਵਿਚ । ਸਾਧਨ—ਜੀਵ-ਇਸੜੀ । ਸਚਿ—ਸਦਾ-ਥਿਰ ਹਰਿ-ਨਾਮ ਵਿਚ । ਸੰਜਮਿ—ਸੰਜਮ ਵਿਚ, ਬੰਦਸ਼ ਵਿਚ । ਗੁਰ ਕੈ ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਸੀਗਾਰੀ—ਆਤਮਕ ਜੀਵਨ ਨੂੰ ਸੋਹਣਾ ਬਣਾਂਦੀ ਹੈ । ਸਾਚਾ—ਸਦਾ-ਥਿਰ ਰਹਿਣ ਵਾਲਾ । ਜਿਨਿ—ਜਿਸ (ਪ੍ਰਭੂ) ਨੇ । ਆਪੇ—ਆਪ ਹੀ । ਆਪੁ—ਆਪਣੇ ਆਪ ਨੂੰ । ਜਿਨਿ—ਜਿਸ ਜੀਵ-ਇਸੜੀ ਨੇ ।੧।

**ਅਰਥ :**—ਹੇ ਅੰਵਾਣ ਜੀਵ-ਇਸਤ੍ਰੀਏ ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ । ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ । ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ । ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ । ਸਦਾ-ਬਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ । ਹੇ ਸਹੇਲੀਏ ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ । ਹੇ ਨਾਨਕ ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ ।੧।

**ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ {ਪੰਨਾ ੨੨੧}**

**ਪਦ ਅਰਥ :**—ਪਿਰੁ—ਪ੍ਰਭੂ-ਪਤੀ । ਅਨਦਿਨੁ—ਹਰ ਰੋਜ਼, ਹਰ ਵੇਲੇ । ਸਹਜੇ—ਆਤਮਕ ਅਡੋਲਤਾ ਵਿਚ । ਮਨਿ—ਮਨ ਵਿਚ । ਤਿਤੁ ਤਨਿ—ਉਸ ਸਰੀਰ ਵਿਚ । ਰਾਤੀ—ਰਤਾ ਭਰ ਭੀ । ਪ੍ਰਭਿ—ਪ੍ਰਭੂ ਵਿਚ । ਰਾਤੀ—ਮਸਤ । ਮੇਲਿ—ਮੇਲ ਵਿਚ, ਚਰਨਾਂ ਵਿਚ । ਆਪੁ—ਆਪਾ-ਭਾਵ । ਰਾਵੈ—ਮਾਣਦੀ ਹੈ । ਰੰਗਿ ਰਾਤੀ—ਪ੍ਰੇਮ-ਰੰਗ ਵਿਚ ਰੰਗੀ ਹੋਈ ।੨।

**ਅਰਥ :**—ਹੇ ਅੰਵਾਣ ਜੀਵ-ਇਸਤ੍ਰੀਏ ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ । ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ । (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ । ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ । ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ । ਹੇ ਨਾਨਕ ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ ।੨।

**ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੇ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ {ਪੰਨਾ ੨੨੧}**

**ਪਦ ਅਰਥ :**—ਰਾਵੈ—ਮਿਲਾਪ ਮਾਣਦੀ ਹੈ, ਸਿਮਰਨ ਕਰਦੀ ਹੈ । ਰੰਗਿ ਰਾਤੜੀਏ—ਹੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀ ! ਮਹਲੁ—ਹਜ਼ੂਰੀ । ਤਿਨ—ਉਸ (ਜੀਵ-ਇਸਤ੍ਰੀ) ਨੇ । ਸਹੇ—ਸਹੁ, ਸ਼ਹੁ । ਜਿਨਿ—ਜਿਸ (ਜੀਵ-ਇਸਤ੍ਰੀ) ਨੇ । ਆਪੁ—ਆਪਾ-ਭਾਵ । ਹਰਿ ਮਨਿ—ਹਰੀ ਦੇ ਮਨ ਵਿਚ । ਕਾਮਣਿ—ਜੀਵ-ਇਸਤ੍ਰੀ । ਭਾਈ—ਪਸੰਦ ਆਈ । ਅਕਥ—ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ । ਕਿਨੈ—ਕਿਸ ਨੇ ਭੀ । ਰਵੈ—ਸਿਮਰਦੀ ਹੈ । ਜਿਨਿ—ਜਿਸ (ਜੀਵ-ਇਸਤ੍ਰੀ) ਨੇ । ਸੇਤੀ—ਨਾਲ ।੩।

**ਅਰਥ :**—ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿੱਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ ।

ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ । ਫਿਰ ਉਹ ਹਰ ਵੇਲੇ ਸਦਾ-ਬਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।

ਹੇ ਸਹੇਲੀਏ ! ਚੌਹਾਂ ਜੁਗਾਂ ਵਿਚ ਉਹ ਸਦਾ-ਬਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ । ਹੇ ਨਾਨਕ ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ ।੩।

**ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ {ਪੰਨਾ ੨੨੧}**

**ਪਦ ਅਰਥ :**—ਕਾਮਣਿ ਮਨਿ—(ਉਸ) ਜੀਵ-ਇਸਤ੍ਰੀ ਦੇ ਮਨ ਵਿਚ । ਸੋਹਿਲੜਾ—ਆਨੰਦ, ਖੁਸ਼ੀ । ਸਾਜਨ—ਸੱਜਣ ਪ੍ਰਭੂ ਜੀ । ਗੁਰਮਤੀ—ਗੁਰੂ ਦੀ ਮਤਿ ਉਤੇ ਤੁਰ ਕੇ । ਨਿਰਮਲ—ਪਵਿੱਤ੍ਰ । ਉਰਿ—ਹਿਰਦੇ ਵਿਚ । ਧਾਰੇ—ਧਾਰਿ, ਟਿਕਾ ਕੇ । ਕਾਰਜ—ਕੰਮ, ਜਨਮ-ਮਨੋਰਥ । ਜਾਤਾ—ਭੁੰਘੀ ਸਾਂਝ ਪਾ ਲਈ । ਪ੍ਰੀਤਮਿ—ਪ੍ਰੀਤਮ-ਪ੍ਰਭੂ ਨੇ । ਮਨੁ ਮੇਰਾ—‘ਮੇਰਾ ਮੇਰਾ’ ਕਰਨ ਵਾਲਾ ਮਨ । ਕਰਮ ਬਿਧਾਤਾ—ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ । ਸੇਵਿ—ਸਰਨ ਪੈ ਕੇ । ਮੰਨਿ—ਮਨਿ, ਮਨ ਵਿਚ । ਮੁਰਾਰੇ—{ਮੁਰ-ਅਰਿ । ਮੁਰ ਦੈਂਤ ਦਾ ਵੈਰੀ} ਪਰਮਾਤਮਾ । ਗੁਰਿ—ਗੁਰੂ ਨੇ । ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਸਵਾਰੇ—(ਜੀਵਨ) ਸੋਹਣਾ ਬਣਾ ਲਿਆ ।੪।

**ਅਰਥ :**—ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ । ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ । ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਭੁੰਘੀ ਸਾਂਝ ਪਾ ਲੈਂਦੀ ਹੈ । ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ । ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ । ਹੇ ਨਾਨਕ ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ ।੪।੫।੬।

**ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੂ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰਸਬਦੀ ਵੀਚਾਰੇ ॥੧॥ {ਪੰਨਾ ੨੨੨}**

**ਪਦ ਅਰਥ :**—ਸੋਹਿਲੜਾ—ਆਨੰਦ ਦੀ ਲਹਿਰ । ਗੁਰਸਬਦੀ—ਗੁਰੂ ਦੇ ਸ਼ਬਦ ਦੀ ਰਾਹੀਂ । ਰਾਮ ਨਾਮੁ ਵੀਚਾਰੇ—ਹਰਿ-ਨਾਮ ਨੂੰ ਵਿਚਾਰਦਾ ਹੈ । ਤਨੋ—ਤਨੁ । ਗੁਰਮੁਖਿ—ਗੁਰੂ ਦੇ ਸਨਮੁਖ ਰਹਿ ਕੇ । ਪਿਆਰੇ—ਪਿਆਰ ਕਰਦਾ ਹੈ । ਸਭਿ—ਸਾਰੇ । ਉਧਾਰੇ—ਪਾਰ ਲੰਘਾ ਲੈਂਦਾ ਹੈ । ਮੁਖਿ—ਮੂੰਹ ਨਾਲ । ਰਹੇ—ਮੁੱਕ ਜਾਂਦੇ ਹਨ । ਘਰਿ—ਹਿਰਦੇ-ਘਰ ਵਿਚ । ਅਨਹਦ—ਇਕ-ਰਸ (ਸੁਖ) । ਸਮਾਣੀ—ਜੁੜ ਜਾਂਦੀ ਹੈ ।੧।

**ਅਰਥ :**—ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਨੰਦ ਦੀ ਲਹਿਰ ਚੱਲੀ ਰਹਿੰਦੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲਾ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ (ਦੇ ਪਿਆਰ-ਰਸ) ਵਿਚ ਭਿੱਜ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨੂੰ ਪਿਆਰ ਕਰਦਾ ਹੈ । ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਕਰਦਾ ਹੈ । ਪਰਮਾਤਮਾ ਦਾ ਨਾਮ, ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਉਹ ਆਪਣੇ ਮੂੰਹ ਨਾਲ ਉਚਾਰਦਾ ਹੈ, ਤੇ, ਆਪਣੀਆਂ ਸਾਰੀਆਂ ਕੁਲਾਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ । ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹ ਆਪਣੇ ਹਿਰਦੇ-ਘਰ ਵਿਚ ਇਕ-ਰਸ ਆਨੰਦ ਮਾਣਦਾ ਰਹਿੰਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦੀ ਹੈ । ਹੇ ਨਾਨਕ ! ਪਰਮਾਤਮਾ ਉਸ ਮਨੁੱਖ ਉਤੇ ਮੇਹਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ । ਹੇ ਭਾਈ ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦੀ ਰੌ ਚੱਲ ਪੈਂਦੀ ਹੈ ।੧।

**ਹਮ ਨੀਵੀ ਪ੍ਰਭੁ ਅਤਿ ਉਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਉਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥ {ਪੰਨਾ ੭੭੨}**

**ਪਦ ਅਰਥ :**—ਹਮ—ਅਸੀ ਜੀਵ-ਇਸੜੀਆਂ । ਨੀਵੀ—(ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ । ਕਿਉ ਕਰਿ—ਕਿਵੇਂ ? ਗੁਰਿ—ਗੁਰੂ ਨੇ । ਕੈ ਸਬਦਿ—ਦੇ ਸ਼ਬਦ ਦੀ ਰਾਹੀਂ । ਸੁਭਾਏ—ਸੁਭਾਇ, ਪਿਆਰ ਵਿਚ (ਲੀਨ) । ਮਿਲਿ—ਮਿਲ ਕੇ । ਆਪੁ—ਆਪਾ-ਭਾਵ । ਸਿਉ—ਨਾਲ । ਰਲੀਆ—ਰਲੀਆਂ, ਆਤਮਕ ਆਨੰਦ । ਸੇਜ—ਹਿਰਦਾ-ਸੇਜ । ਸੁਖਾਲੀ—ਸੁਖ-ਭਰਪੂਰ । ਜਾ—ਜਦੋਂ । ਭਾਇਆ—ਪਿਆਰਾ ਲੱਗਦਾ ਹੈ । ਨਾਮਿ—ਨਾਮ ਵਿਚ । ਸੋਹਾਗਣਿ—ਖਸਮ ਵਾਲੀ । ਭਾਏ—ਭਾਇ, ਰਜਾ ਵਿਚ ।੨।

**ਅਰਥ :**—ਹੇ ਭਾਈ ! ਅਸੀ ਜੀਵ-ਇਸੜੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ, ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਫਿਰ ਸਾਡਾ ਉਸ ਨਾਲ ਮਿਲਾਪ ਕਿਵੇਂ ਹੋ ਸਕੇ ? (ਉੱਤਰ) ਜਿਸ ਉਤੇ ਗੁਰੂ ਨੇ ਕਿਰਪਾ ਕਰ ਦਿੱਤੀ, ਉਸ ਨੂੰ (ਪ੍ਰਭੂ-ਚਰਨਾਂ ਵਿਚ) ਜੋੜ ਦਿੱਤਾ । ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸੜੀ ਪ੍ਰਭੂ ਦੇ ਪਿਆਰ ਵਿਚ ਲੀਨ ਹੋ ਜਾਂਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸੜੀ ਪ੍ਰਭੂ ਵਿਚ ਮਿਲ ਕੇ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦੀ ਹੈ, ਅਤੇ ਪ੍ਰੇਮ ਵਿਚ ਪ੍ਰਭੂ ਦਾ ਮਿਲਾਪ ਮਾਣਦੀ ਹੈ । ਜਦੋਂ ਉਸ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਉਸ ਦੇ ਹਿਰਦੇ ਦੀ ਸੇਜ ਆਨੰਦ-ਭਰਪੂਰ ਹੋ ਜਾਂਦੀ ਹੈ, ਉਹ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦੀ ਹੈ । ਹੇ ਨਾਨਕ ! ਸੁਹਾਗ-ਭਾਗ ਵਾਲੀ ਜੀਵ-ਇਸੜੀ ਜਦੋਂ ਗੁਰੂ ਦੀ ਰਜਾ ਅਨੁਸਾਰ ਤੁਰਦੀ ਹੈ ਤਾਂ ਉਹ ਵੱਡੀ ਕਿਸਮਤ ਵਾਲੀ ਬਣ ਜਾਂਦੀ ਹੈ । (ਉਂਵ ਤਾਂ) ਅਸੀ ਜੀਵ-ਇਸੜੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਉਸ ਨਾਲ ਸਾਡਾ ਮੇਲ ਨਹੀਂ ਹੋ ਸਕਦਾ ।੨।

**ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੨॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ {ਪੰਨਾ ੭੭੨}**

**ਪਦ ਅਰਥ :**—ਘਟਿ ਘਟੇ—ਘਟਿ ਘਟਿ, ਹਰੇਕ ਸਰੀਰ ਵਿਚ । ਏਕੋ ਰਾਮ ਭਤਾਰੋ—ਇਕ ਪ੍ਰਭੂ ਖਸਮ ਹੀ । ਮਨਿ—ਮਨ ਵਿਚ । ਆਧਾਰੋ—ਆਸਰਾ । ਸਿਰਜਣਹਾਰੋ—ਸਭ ਨੂੰ ਪੈਦਾ ਕਰਨ ਵਾਲਾ । ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ । ਅਲਖੁ—ਅਦ੍ਰਿਸ਼ਟ ਪ੍ਰਭੂ । ਸਹਜੇ—ਆਤਮਕ ਅਡੋਲਤਾ ਵਿਚ । ਮਾਨਿਆ—ਪਤੀਜ ਜਾਂਦਾ ਹੈ । ਬ੍ਰਹਮ ਬੀਚਾਰੋ—ਪਰਮਾਤਮਾ (ਦੇ ਗੁਣਾਂ) ਦੀ ਵਿਚਾਰ । ਭਤਾਰੋ—ਭਤਾਰੂ, ਖਸਮ । ੩।

**ਅਰਥ :**—ਹੇ ਭਾਈ ! ਹਰੇਕ ਸਰੀਰ ਵਿਚ, ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ । ਪਰ, ਕਈ ਜੀਵਾਂ ਨੂੰ ਉਹ ਪ੍ਰਭੂ ਕਿਤੇ ਦੂਰ ਵੱਸਦਾ ਜਾਪਦਾ ਹੈ, ਤੇ, ਕਈ ਜੀਵਾਂ ਦੇ ਮਨ ਵਿਚ ਉਸ ਪ੍ਰਭੂ ਦਾ ਹੀ ਆਸਰਾ ਹੈ । ਸਭ ਨੂੰ ਪੈਦਾ ਕਰਨ ਵਾਲਾ ਪ੍ਰਭੂ ਹੀ ਕਈ ਜੀਵਾਂ ਦੇ ਮਨ ਦਾ ਸਹਾਰਾ ਹੈ (ਕਿਉਂਕਿ ਉਹਨਾਂ ਨੇ) ਵੱਡੇ ਭਾਗਾਂ ਨਾਲ ਗੁਰੂ ਲੱਭ ਲਿਆ ਹੈ ।

ਹੇ ਭਾਈ ! ਹਰੇਕ ਸਰੀਰ ਵਿਚ ਇਕ ਮਾਲਕ-ਪ੍ਰਭੂ ਹੀ ਵੱਸਦਾ ਹੈ, ਗੁਰੂ ਦੀ ਸਰਨ ਰਹਿਣ ਵਾਲੇ ਮਨੁੱਖ ਨੇ ਉਸ ਅਦ੍ਰਿਸ਼ਟ ਪ੍ਰਭੂ ਨੂੰ (ਹਰੇਕ ਸਰੀਰ ਵਿਚ ਵੱਸਦਾ) ਵੇਖ ਲਿਆ ਹੈ । ਹੇ ਨਾਨਕ ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ, ਉਸ ਦਾ ਮਨ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਿਚ ਪਤੀਜਿਆ ਰਹਿੰਦਾ ਹੈ । ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ । ੩।

**ਗੁਰੂ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥ {ਪੰਨਾ ੭੭੨}**

**ਪਦ ਅਰਥ :**—ਸੇਵਨਿ—(ਜੇਹੜੇ ਮਨੁੱਖ) ਸੇਵਦੇ ਹਨ, ਸਰਨ ਪੈਂਦੇ ਹਨ । ਨਾਮਿ—ਨਾਮ ਵਿਚ । ਹਰਿ—ਹੇ ਹਰੀ ! ਮੈ—ਮੈਨੂੰ । ਆਪੁ—ਆਪਾ-ਭਾਵ । ਨਿਜ ਘਰਿ—ਆਪਣੇ ਅਸਲ ਘਰ ਵਿਚ, ਪ੍ਰਭੂ-ਚਰਨਾਂ ਵਿਚ । ਬਿਬੇਕ ਬੁਧੀ—ਚੰਗੇ ਮੰਦੇ ਦੀ ਪਰਖ ਕਰਨ ਵਾਲੀ ਅਕਲ । ਸੁਖਿ—ਸੁਖ ਵਿਚ, ਆਤਮਕ ਆਨੰਦ ਵਿਚ । ਰੈਣਿ—(ਜਿੰਦਗੀ ਦੀ) ਰਾਤ । ਨਾਮਿ—ਨਾਮ ਦੀ ਰਾਹੀਂ । ਪ੍ਰਗਾਸਾ—(ਆਤਮਕ ਜੀਵਨ ਦਾ) ਚਾਨਣ । ੪।

**ਅਰਥ :**—ਹੇ ਭਾਈ ! ਜੇਹੜੇ ਮਨੁੱਖ ਹਰਿ-ਨਾਮ ਦੀ ਦਾਤਿ ਦੇਣ ਵਾਲੇ ਗੁਰੂ ਦੀ ਸਰਨ ਪੈਂਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ । ਹੇ ਹਰੀ ! ਮੈਨੂੰ ਭੀ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖਸ਼ । ਗੁਰੂ ਅਸਾਂ ਪਾਪੀ ਜੀਵਾਂ ਨੂੰ (ਵਿਕਾਰਾਂ ਤੋਂ) ਆਜ਼ਾਦ ਕਰ ਦੇਂਦਾ ਹੈ । ਗੁਰੂ ਵਿਕਾਰੀ ਜੀਵਾਂ ਨੂੰ ਵਿਕਾਰਾਂ ਤੋਂ ਸੁਤੰਤਰ ਕਰ ਦੇਂਦਾ ਹੈ, (ਉਹਨਾਂ ਦੇ ਅੰਦਰੋਂ) ਆਪਾ-ਭਾਵ ਦੂਰ ਕਰ ਦੇਂਦਾ ਹੈ । (ਗੁਰੂ ਦੀ ਸਰਨ ਆਏ ਮਨੁੱਖ) ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦੇ ਹਨ । (ਗੁਰੂ ਪਾਸੋਂ) ਚੰਗੇ ਮੰਦੇ ਕੰਮ ਦੀ ਪਰਖ ਕਰ ਸਕਣ ਵਾਲੀ ਅਕਲ ਪ੍ਰਾਪਤ ਕਰ ਕੇ ਉਹਨਾਂ ਦੀ (ਜਿੰਦਗੀ ਦੀ) ਰਾਤ ਆਨੰਦ ਵਿਚ ਬੀਤਦੀ ਹੈ । ਗੁਰੂ ਦੀ ਮਤਿ ਦਾ ਸਦਕਾ ਹਰਿ-ਨਾਮ ਦੀ ਰਾਹੀਂ (ਉਹਨਾਂ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਹੇ ਨਾਨਕ ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਨੂੰ ਹਰਿ-ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਦਿਨ ਰਾਤ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋਏ ਰਹਿੰਦੇ ਹਨ । ੪।੬।੭।੫।੭।੧੨।

|                      |   |   |
|----------------------|---|---|
| ਨੋਟ—ਛੱਤ ਮਹਲਾ ੩ ਘਰੁ ੩ | — | ੬ |
| ਛੱਤ ਮਹਲਾ ੩ ਘਰੁ ੨     | — | ੧ |
|                      | — |   |
| ਜੋੜ                  |   | ੭ |
| ਛੱਤ ਮਹਲਾ ੧           | — | ੫ |

ਰਾਗੁ ਸੂਹੀ ਮਹਲਾ ੪ ਛੰਤ ਘਰੁ ੧

੧੬ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ {ਪੰਨਾ ੭੭੨}

ਪਦ ਅਰਥ :—ਵਿਕਣਾ—ਵੇਚਦਿਆਂ, ਦੂਰ ਕਰਦਿਆਂ । ਰਵਾ—ਰਵਾਂ, ਮੈਂ ਯਾਦ ਕਰਾਂ । ਬਲਿ—ਸਦਕੇ । ਰਾਮ ਜੀਉ—ਹੇ ਰਾਮ ਜੀ ! ਚਵਾ—ਚਵਾਂ, ਮੈਂ ਉਚਾਰਦਾ ਰਹਾਂ । ਸਦ—ਸਦਾ । ਸਹਜੇ ਸਹਜਿ—ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ । ਕਾਇਮ—ਸਰੀਰ । ਸਬਦਿ—ਸ਼ਬਦ ਦੀ ਬਰਕਤਿ ਨਾਲ । ਸੁਖਾਲੀ—ਸੌਖੀ । ਗਿਆਨ—ਆਤਮਕ ਜੀਵਨ ਦੀ ਸੂਝ । ਤਤਿ—ਤੱਤ ਵਿਚ । ਗਿਆਨ ਤਤਿ—ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ) । ਕਰਿ—ਕਰੇ, ਕਰਦੀ ਹੈ । ਕਰਿ ਭੋਗੋ—ਮਿਲਾਪ ਦਾ ਸੁਖ ਮਾਣਦੀ ਹੈ । ਅਨਦਿਨੁ—{ਅਨੁਦਿਨੰ} ਹਰ ਰੋਜ਼, ਹਰ ਵੇਲੇ । ਸੁਖਿ—ਸੁਖ ਵਿਚ । ਧੁਰਿ—ਧੁਰ ਦਰਗਾਹ ਤੋਂ । ਸੰਜੋਗੋ—ਮਿਲਾਪ ।੧।

ਅਰਥ :—ਹੇ ਰਾਮ ਜੀ ! ਮੈਂ ਤੈਥੋਂ ਸਦਕੇ ਹਾਂ । ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ ।

ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ । ਹੇ ਨਾਨਕ ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ।੧।

ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ {ਪੰਨਾ ੭੭੩}

ਪਦ ਅਰਥ :—ਸਤੁ—ਦਾਨ, ਸੇਵਾ । ਕਰਿ—ਕਰ, ਪੈਦਾ ਕਰ ਕੇ । ਭਾਉ—ਪ੍ਰੇਮ । ਕੁੜਮੁ—ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਲਾ ਵਿਚੋਲਾ, ਗੁਰੂ । ਕੁੜਮਾਈ—ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਨ ਲਈ । ਕਰਿ ਮੇਲੁ—ਇਕੱਠ ਕਰ ਕੇ, ਸਾਧ-ਸੰਗਤਿ ਇਕੱਠ ਕਰ ਕੇ । ਪਰਮ ਗਤਿ—ਸਭ ਤੋਂ ਉੱਚੀ ਆਤਮਕ ਅਵਸਥਾ । ਪੰਚ—ਗਿਆਨ-ਇੰਦ੍ਰੇ । ਸੋਹਾਇਆ—(ਹਿਰਦਾ-ਥਾਂ) ਸੋਹਣਾ ਬਣ ਗਿਆ । ਤਨਿ—ਸਰੀਰ ਵਿਚ । ਨਾਠੀ—ਨੱਸ ਗਈ । ਪੀਰ—ਪੀੜ । ਆਰੋਗਤ—ਨਿਰੋਆ, ਅਰੋਗ । ਪਰਸਾਦੀ—ਕਿਰਪਾ ਨਾਲ । ਬ੍ਰਹਮੁ ਪਛਾਤਾ—ਪਰਮਾਤਮਾ ਨਾਲ ਸਾਂਝ ਬਣਾ ਲਈ । ਗੁਣੀ—ਗੁਣਾਂ ਦਾ ਖਜ਼ਾਨਾ । ਗਹੀਰਾ—ਡੂੰਘੇ ਜਿਗਰੇ ਵਾਲਾ ।੨।



**ਅਰਥ :**—ਹੇ ਰਾਮ ਜੀ ! ਮੈਂ ਤੈਥੋਂ ਸਦਕੇ ਹਾਂ । (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ ।

ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ । ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ । (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ । ਹੇ ਨਾਨਕ ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ । ੨।

**ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜੁ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੂ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ {ਪੰਨਾ ੭੭੩}**

**ਪਦ ਅਰਥ :**—ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ । ਮਹਲੁ—ਪ੍ਰਭੂ ਦੀ ਹਜ਼ੂਰੀ । ਬਲਿ ਗਈ—(ਤ੍ਰਿਸ਼ਨਾ ਦੀ ਅੱਗ ਵਿਚ) ਸੜ ਜਾਂਦੀ ਹੈ । ਕੂਰਿ ਮਮਤਾ—ਕੂੜੀ ਮਮਤਾ । ਵਿਹਾਝੇ—ਵਣਜਦੀ ਹੈ, ਖਰੀਦਦੀ ਹੈ । ਕੂੜਿ ਲਈ—ਕੂੜ ਨੇ ਉਸ ਨੂੰ ਗ੍ਰਸ ਲਿਆ ਹੈ । ਕਪਟੁ—ਠੱਗੀ । ਮਗੁ—(ਸਹੀ ਜੀਵਨ ਦਾ) ਰਸਤਾ । ਉਝੜੁ ਪੰਥਿ—ਉਜਾੜ ਦੇ ਰਸਤੇ ਉਤੇ । ਭ੍ਰਮੈ—ਭਟਕਦੀ ਫਿਰਦੀ ਹੈ । ਗਾਵਾਰੀ—ਮੂਰਖ ਜੀਵ-ਇਸਤ੍ਰੀ । ਆਪੇ—ਆਪ ਹੀ । ਸਤਿਗੁਰੁ ਪੁਰਖੁ—ਸਮਰੱਥ ਗੁਰੂ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਏ—ਸੁਭਾਇ, ਪ੍ਰੇਮ ਵਿਚ । ੩।

**ਅਰਥ :**—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ । ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ । ਉਹ ਜੀਵ-ਇਸਤ੍ਰੀ (ਮਾਇਆ ਦੀ ਖਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ । ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ ।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ । ੩।

**ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ {ਪੰਨਾ ੭੭੩}**

**ਪਦ ਅਰਥ :**—ਲਗਨੁ ਗਣਾਇ—ਸਾਹਾ ਸੁਧਾ ਕੇ, ਮੁਹੂਰਤ ਕਢਾ ਕੇ । ਹਿਰਦੈ—ਹਿਰਦੇ ਵਿਚ । ਧਨ—ਜੀਵ-ਇਸਤ੍ਰੀ । ਓਮਾਹੀਆ—ਚਾਉ ਨਾਲ ਭਰ ਜਾਂਦੀ ਹੈ । ਆਣਿ—ਲਿਆ ਕੇ । ਪਤੀ—ਪੱਤ੍ਰੀ । ਬਹਿ—ਬੈਠ ਕੇ । ਵਾਚਾਈਆ—ਪੜ੍ਹਾਈ, ਸੋਧੀ, ਮੁਹੂਰਤ ਸੋਧਿਆ । ਮਨਿ—ਮਨ ਵਿਚ । ਵਜੀ ਵਧਾਈ—ਖੁਸ਼ੀ ਪੈਦਾ ਹੋਈ । ਘਰਿ—ਘਰ ਵਿਚ, ਹਿਰਦੇ-ਘਰ ਵਿਚ । ਮਤਾ ਪਕਾਇਆ—ਸਲਾਹ ਕੀਤੀ । ਫੇਰੇ—ਲਾਵਾਂ । ਤਤੁ—ਤੁਰਤ । ਅਗੰਮੁ—ਅਪਹੁੰਚ । ਅਗੋਚਰੁ—ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ {ਅ-ਗੋ-ਚਰੁ । ਗੋ—ਗਿਆਨ-ਇੰਦ੍ਰੇ} । ਸਦ—ਸਦਾ । ਨਵਤਨੁ—ਨਵਾਂ । ਬਾਲ ਸਖਾਈ—ਬਚਪਨ ਤੋਂ ਹੀ ਮਿੱਤਰ । ੪।

**ਅਰਥ :**—(ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਵ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ । (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ । ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ । ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ । ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) ।

ਹੇ ਨਾਨਕ ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ । ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ । ੪। ੧।

ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ, ਬ੍ਰਹਮਾ ਵੇਦੁ, ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ {ਪੰਨਾ ੭੭੩}

**ਪਦ ਅਰਥ :**—ਹਰਿ ਪਹਿਲੜੀ ਲਾਵ—ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਇਹ ਪਹਿਲੀ ਸੋਹਣੀ ਲਾਵ ਹੈ । ਪਰਵਿਰਤੀ ਕਰਮ—ਪਰਮਾਤਮਾ ਦਾ ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ । ਦ੍ਰਿੜਾਇਆ—(ਗੁਰੂ ਨੇ) ਨਿਸ਼ਚੇ ਕਰਾਇਆ ਹੈ । ਬਾਣੀ—ਗੁਰੂ ਦੀ ਬਾਣੀ । ਦ੍ਰਿੜਹੁ—ਹਿਰਦੇ ਵਿਚ ਪੱਕਾ ਕਰੋ । ਤਜਾਇਆ—ਤਜੇ ਜਾਂਦੇ ਹਨ । ਸਿਮ੍ਰਿਤਿ ਨਾਮੁ ਦ੍ਰਿੜਾਇਆ—ਗੁਰੂ ਨੇ ਜੋ ਹਰਿ-ਨਾਮ-ਸਿਮਰਨ ਦੀ ਤਾਕੀਦ ਕੀਤੀ ਹੈ—ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ । ਸਭਿ—ਸਾਰੇ । ਕਿਲਵਿਖ—ਪਾਪ । ਸਹਜ ਅਨੰਦੁ—ਆਤਮਕ ਅਡੋਲਤਾ ਦਾ ਸੁਖ । ਮਨਿ—ਮਨ ਵਿਚ । ਆਰੰਭੁ—ਮੁੱਢ । ਕਾਜੁ—ਵਿਆਹ । ੧।

**ਅਰਥ :**—ਹੇ ਰਾਮ ਜੀ ! ਮੈਂ ਤੈਥੋਂ ਸਦਕੇ ਹਾਂ । (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ) । ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਵ । ਹੇ ਭਾਈ ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ । ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ । ਹੇ ਭਾਈ ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ । ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ

ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ । ਹੇ ਭਾਈ ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ ।

ਹੇ ਭਾਈ ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ । ਦਾਸ ਨਾਨਕ ਆਖਦਾ ਹੈ—ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਵ ਹੈ । ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ।੧।

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ {ਪੰਨਾ ੨੨੩}

**ਪਦ ਅਰਥ :**—ਹਰਿ ਦੂਜੜੀ ਲਾਵ—ਪ੍ਰਭੂ-ਪਤੀ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਵ । ਸਤਿਗੁਰੁ ਪੁਰਖੁ ਮਿਲਾਇਆ—(ਪ੍ਰਭੂ ਨੇ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦਿੱਤਾ । ਬਲਿ ਰਾਮ ਜੀਉ—ਹੇ ਰਾਮ ਜੀ ! ਤੈਥੋਂ ਸਦਕੇ ਹਾਂ । ਭੈ—(ਦੁਨੀਆ ਦੇ) ਸਾਰੇ ਡਰਾਂ ਤੋਂ । ਨਿਰਭਉ—ਨਿਡਰ । ਹੋਇ—ਹੋ ਜਾਂਦਾ ਹੈ । ਗਵਾਇਆ—(ਗੁਰੂ) ਦੂਰ ਕਰ ਦੇਂਦਾ ਹੈ । ਭਉ—ਡਰ । ਨਿਰਮਲੁ ਭਉ—ਪਵਿੱਤਰ ਡਰ, ਅਦਬ-ਸਤਕਾਰ । ਵੇਖੈ—ਵੇਖਦੀ ਹੈ । ਹਦੂਰੇ—ਹਾਜ਼ਰ-ਨਾਜ਼ਰ, ਅੰਗ-ਸੰਗ । ਆਤਮ ਰਾਮੁ ਪਸਾਰਿਆ—ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ ! ਸਰਬ—ਸਭ ਜੀਵਾਂ ਵਿਚ । ਭਰਪੂਰੇ—ਵਿਆਪਕ । ਏਕੋ—ਇੱਕ ਹੀ । ਮਿਲਿ ਹਰਿ ਜਨ—ਸੰਤ ਜਨਾਂ ਨਾਲ ਮਿਲ ਕੇ, ਸਾਧ ਸੰਗਤਿ ਵਿਚ ਮਿਲ ਕੇ । ਮੰਗਲ—ਸਿਫਤਿ-ਸਾਲਾਹ ਦੇ ਗੀਤ । ਚਲਾਈ—ਤੋਰ ਦਿੱਤੀ । ਅਨਹਦ—ਇਕ-ਰਸ, ਬਿਨਾ ਵਜਾਇਆਂ । ਸਬਦ ਵਜਾਏ—ਸਿਫਤਿ-ਸਾਲਾਹ ਦੀ ਬਾਣੀ ਦੇ ਮਾਨੋ, ਵਾਜੇ ਵਜਾ ਦੇਂਦਾ ਹੈ ।੨।

**ਅਰਥ :**—ਹੇ ਰਾਮ ਜੀ ! ਮੈਂ ਤੈਥੋਂ ਸਦਕੇ ਹਾਂ । (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ—ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਵ ।

ਹੇ ਭਾਈ ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ । (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ । (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ ।

ਹੇ ਦਾਸ ਨਾਨਕ ! (ਆਖ—ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫਤਿ-ਸਾਲਾਹ ਦੇ ਗੀਤ ਗਾਏ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ—ਪ੍ਰਭੂ ਨੇ ਇਹ) ਦੂਜੀ ਲਾਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ।੨।

ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ

ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ {ਪੰਨਾ ੨੨੪}

**ਪਦ ਅਰਥ** :—ਤੀਜੜੀ ਲਾਵ—ਤੀਜੀ ਸੋਹਣੀ ਲਾਂਵ । ਹਰਿ ਤੀਜੜੀ ਲਾਵ—ਪ੍ਰਭੂ-ਪਤੀ ਨਾਲ (ਜੀਵ-ਇਸੜੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ । ਮਨਿ—ਮਨ ਵਿਚ । ਬੈਰਾਗੀਆ ਮਨਿ—ਵੈਰਾਗਵਾਨਾਂ ਦੇ ਮਨ ਵਿਚ । ਚਾਉ—(ਪ੍ਰਭੂ-ਮਿਲਾਪ ਲਈ) ਉਤਸ਼ਾਹ । ਮੇਲੁ—ਮਿਲਾਪ । ਵਡਭਾਗੀਆ—ਵੱਡੇ ਭਾਗਾਂ ਵਾਲੇ ਮਨੁੱਖ । ਮੁਖਿ—ਮੂੰਹ ਤੋਂ । ਬੋਲੀ—ਉਚਾਰੀ । ਹਰਿ ਬਾਣੀ—ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ । ਕਥੀਐ—ਕਥਨ ਕਰਨੀ ਚਾਹੀਦੀ ਹੈ । ਅਕਥ—ਅਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ । ਅਕਥ ਕਹਾਣੀ—ਅਕੱਥ ਪ੍ਰਭੂ ਦੀ ਸਿਫਤਿ-ਸਾਲਾਹ । ਹਿਰਦੈ—ਹਿਰਦੇ ਵਿਚ । ਧੁਨਿ—ਰੋ, ਲਗਨ । ਜਪੀਐ—ਜਪਿਆ ਜਾ ਸਕਦਾ ਹੈ । ਮਸਤਕਿ—ਮੱਥੇ ਉੱਤੇ । ਭਾਗੁ—ਚੰਗੀ ਕਿਸਮਤ । ਨਾਨਕੁ ਬੋਲੇ—ਨਾਨਕ ਬੋਲਦਾ ਹੈ । ਤੀਜੀ ਲਾਵੈ—ਤੀਜੀ ਲਾਂਵ ਦੀ ਰਾਹੀਂ, ਪ੍ਰਭੂ-ਪਤੀ ਨਾਲ ਜੀਵ-ਇਸੜੀ ਦੇ ਵਿਆਹ ਦੀ ਤੀਜੀ ਲਾਂਵ ਸਮੇ । ਮਨਿ—(ਜੀਵ-ਇਸੜੀ ਦੇ) ਮਨ ਵਿਚ । ਹਰਿ ਬੈਰਾਗੁ—ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ । ਉਪਜੈ—ਪੈਦਾ ਹੋ ਜਾਂਦੀ ਹੈ ।੩।

**ਅਰਥ** :—ਹੇ ਰਾਮ ਜੀ ! ਮੈਂ ਤੈਥੋਂ ਸਦਕੇ ਹਾਂ । (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸੜੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ ।

ਹੇ ਭਾਈ ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ, (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ ।

ਹੇ ਭਾਈ ! ਅਕੱਥ ਪ੍ਰਭੂ ਦੀ ਸਿਫਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੋ ਚੱਲ ਪੈਂਦੀ ਹੈ । ਪਰ, ਹੇ ਭਾਈ ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ ।

ਹੇ ਭਾਈ ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸੜੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸੜੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ।੩।

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥ {ਪੰਨਾ ੨੨੪}

**ਪਦ ਅਰਥ** :—ਚਉਥੜੀ ਲਾਵ—ਚੌਥੀ ਸੋਹਣੀ ਲਾਂਵ । ਹਰਿ ਚਉਥੜੀ ਲਾਵ—ਪ੍ਰਭੂ-ਪਤੀ ਨਾਲ (ਜੀਵ-ਇਸੜੀ ਦੇ ਵਿਆਹ ਦੀ) ਚੌਥੀ ਸੋਹਣੀ ਲਾਂਵ । ਮਨਿ—(ਜੀਵ-ਇਸੜੀ ਦੇ) ਮਨ ਵਿਚ । ਸਹਜੁ—ਆਤਮਕ ਅਡੋਲਤਾ । ਗੁਰਮੁਖਿ—ਗੁਰੂ ਵਲ ਮੂੰਹ ਕਰ ਕੇ, ਗੁਰੂ ਦੇ ਸਨਮੁਖ ਰਹਿ ਕੇ । ਸੁਭਾਇ—(ਪ੍ਰਭੂ ਦੇ) ਪਿਆਰ ਵਿਚ (ਟਿਕ ਕੇ) । ਮਨਿ—ਮਨ ਵਿਚ । ਤਨਿ—ਤਨ ਵਿਚ । ਪ੍ਰਭ ਭਾਇਆ—ਪ੍ਰਭੂ ਨੂੰ ਪਿਆਰਾ ਲੱਗਾ । ਅਨਦਿਨੁ—{ਅਨੁਦਿਨੋ} ਹਰ ਰੋਜ਼, ਹਰ ਵੇਲੇ । ਲਿਵ ਲਾਈ—ਸੁਰਤਿ ਜੋੜੀ ਰੱਖੀ । ਮਨ ਚਿੰਦਿਆ—ਮਨ-ਇੱਛਤ ।

ਨਾਮਿ—ਨਾਮ ਦੀ ਰਾਹੀਂ । ਵਜੀ ਵਾਧਾਈ—ਚੜ੍ਹਦੀ ਕਲਾ ਬਣ ਗਈ । ਪ੍ਰਭਿ—ਪ੍ਰਭੂ ਨੇ । ਠਾਕੁਰਿ—ਠਾਕੁਰ ਨੇ । ਕਾਜੁ—(ਜੀਵ-ਇਸੜੀ ਦੇ) ਵਿਆਹ ਦਾ ਉੱਦਮ । ਰਚਾਇਆ—ਅਰੰਭ ਦਿੱਤਾ । ਧਨ—ਜੀਵ-ਇਸੜੀ । ਹਿਰਦੈ—

ਹਿਰਦੇ ਵਿਚ । ਨਾਮਿ—ਨਾਮ ਦੀ ਬਰਕਤਿ ਨਾਲ । ਵਿਗਾਸੀ—ਖਿੜ ਪਈ, ਆਨੰਦ-ਭਰਪੂਰ ਹੋ ਗਈ । ਚਉਥੀ ਲਾਵੈ—ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਵ ਸਮੇ । ਅਵਿਨਾਸੀ—ਕਦੇ ਨਾਸ ਨਾਹ ਹੋਣ ਵਾਲਾ । ੪ ।

**ਅਰਥ :**—ਹੇ ਸੋਹਣੇ ਰਾਮ ! ਮੈਂ ਤੈਥੋਂ ਸਦਕੇ ਹਾਂ । (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ । (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਵ ਹੈ ।

ਹੇ ਭਾਈ ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ।

ਹੇ ਭਾਈ ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤਿ ਜੋੜੀ ਰੱਖਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ । ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ ।

ਹੇ ਭਾਈ ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ । ਦਾਸ ਨਾਨਕ ਆਖਦਾ ਹੈ—ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ । ੪।੨ ।

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗ ਜੀਵਨੁ ਨਾਨਕ ਸੁੰਨਿ ਸਮਾਏ ॥੧॥ {ਪੰਨਾ ੨੨੪}

**ਪਦ ਅਰਥ :**—ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਗਾਏ—ਗਾਂਦਾ ਰਹਿੰਦਾ ਹੈ । ਹਿਰਦੈ—ਹਿਰਦੇ ਵਿਚ (ਵਸਾਂਦਾ ਹੈ) । ਰਸਨ—ਜੀਭ ਨਾਲ । ਰਸਾਏ—ਰਸ ਮਾਣਦਾ ਹੈ । ਪ੍ਰਭ ਭਾਏ—(ਉਹ ਮਨੁੱਖ) ਪ੍ਰਭੂ ਨੂੰ ਪਿਆਰਾ ਲੱਗਦਾ ਹੈ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਏ—ਸੁਭਾਇ, ਪਿਆਰ ਨਾਲ । ਅਨਦਿਨੁ—{ਅਨੁਦਿਨੰ} ਹਰ ਰੋਜ਼, ਹਰ ਵੇਲੇ । ਸੁਖਿ—ਸੁਖ ਵਿਚ । ਸੋਵੈ—ਲੀਨ ਰਹਿੰਦਾ ਹੈ । ਸਬਦਿ—ਸ਼ਬਦ ਦੀ ਰਾਹੀਂ । ਲਿਵ ਲਾਏ ਰਹੈ—ਸੁਰਤਿ ਜੋੜੀ ਰੱਖਦਾ ਹੈ । ਭਾਗਿ—ਕਿਸਮਤ ਨਾਲ । ਪਾਈਐ—ਮਿਲਦਾ ਹੈ । ਧਿਆਏ—ਸਿਮਰਦਾ ਰਹਿੰਦਾ ਹੈ । ਸਹਜੇ ਸਹਜਿ—ਹਰ ਵੇਲੇ ਆਤਮਕ ਅਡੋਲਤਾ ਵਿਚ । ਜਗ ਜੀਵਨੁ—ਜਗਤ ਦਾ ਜੀਵਨ ਪ੍ਰਭੂ । ਸੁੰਨਿ—ਸੁੰਨ ਵਿਚ, ਉਸ ਅਵਸਥਾ ਵਿਚ ਜਿੱਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਵ ਹੈ । ੧ ।

**ਅਰਥ :**—ਹੇ ਭਾਈ ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ, (ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ । ਉਹ ਮਨੁੱਖ ਹਰ ਵੇਲੇ (ਸਿਫਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤਿ ਜੋੜੀ ਰੱਖਦਾ ਹੈ ।

ਪਰ, ਹੇ ਭਾਈ ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ ।

**ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ {ਪੰਨਾ ੭੭੪}**

**ਪਦ ਅਰਥ :**—ਸੰਗਤਿ ਸੰਤ—ਸੰਤ ਜਨਾਂ ਦੀ ਸੰਗਤਿ ਵਿਚ । ਸਰਿ—ਸਰੋਵਰ ਵਿਚ । ਸਰਿ ਨਿਰਮਲ—ਪਵਿੱਤਰ ਸਰੋਵਰ ਵਿਚ । ਨਾਏ—ਇਸ਼ਨਾਨ ਕਰਦਾ ਹੈ । ਨਿਰਮਲਿ ਜਲਿ—ਪਵਿੱਤਰ (ਨਾਮ-) ਜਲ ਵਿਚ । ਦੁਰਮਤਿ—ਖੋਟੀ ਮਤਿ । ਭ੍ਰਮੁ—ਭਟਕਣਾ । ਬਿਨਠੀ—ਨਾਸ ਹੋ ਜਾਂਦੀ ਹੈ । ਪੀਰਾ—ਪੀੜ । ਨਦਰਿ—ਮਿਹਰ ਦੀ ਨਿਗਾਹ ਨਾਲ । ਨਿਜ ਘਰਿ—ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ । ਹੋਆ—ਹੋ ਜਾਂਦਾ ਹੈ । ਮੰਗਲ—ਸਿਫਤਿ-ਸਾਲਾਹ ਦੇ ਗੀਤ । ਰਸਿ—ਸੁਆਦ ਨਾਲ । ਰਸਨ ਰਸਾਏ—ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ । ਪ੍ਰਗਾਸਾ—(ਆਤਮਕ ਜੀਵਨ ਦਾ) ਚਾਨਣ ਕਰਦਾ ਹੈ ।੨।

**ਅਰਥ :**—ਹੇ ਭਾਈ ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ, ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ । ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ, (ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ ।

(ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ ।

ਪਰ, ਹੇ ਭਾਈ ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ । ਹੇ ਨਾਨਕ ! ਉਹ ਮਨੁੱਖ ਸੁਆਦ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤਾਂ ਦਾ ਰਸ ਆਪਣੀ ਜੀਭ ਨਾਲ ਮਾਣਦਾ ਹੈ, (ਉਸ ਦੇ ਅੰਦਰ ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਦੇਂਦਾ ਹੈ ।੨।

**ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ {ਪੰਨਾ ੭੭੪}**

**ਪਦ ਅਰਥ :**—ਅੰਤਰਿ—ਹਿਰਦੇ ਵਿਚ । ਰਤਨੁ—ਨਾਮ-ਰਤਨ ਨੂੰ, ਪ੍ਰਭੂ ਦੀ ਅਮੋਲਕ ਸਿਫਤਿ-ਸਾਲਾਹ ਨੂੰ । ਬੀਚਾਰੇ—ਵਿਚਾਰਦਾ ਹੈ, ਆਤਮਕ ਮੰਡਲ ਵਿਚ ਪ੍ਰੋਈ ਰੱਖਦਾ ਹੈ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਪਿਆਰੇ—ਪਿਆਰ ਕਰਦਾ ਹੈ । ਸਬਦਿ—(ਗੁਰੂ ਆਪਣੇ) ਸ਼ਬਦ ਦੀ ਰਾਹੀਂ । ਨਿਸਤਾਰੇ—(ਗੁਰੂ ਉਸਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ । ਅਗਿਆਨੁ—ਆਤਮਕ ਜੀਵਨ ਵਲੋਂ ਬੇ-ਸਮਝੀ । ਅਧੇਰੁ—ਹਨੇਰਾ । ਗਿਆਨੁ—ਆਤਮਕ ਜੀਵਨ ਦੀ ਸੂਝ । ਪ੍ਰਚੰਡ—ਤੇਜ਼, ਤੀਬਰ । ਬਲਿਆ—ਮਘ ਪੈਂਦਾ ਹੈ । ਘਟਿ—ਹਿਰਦੇ ਵਿਚ । ਘਰ ਮੰਦਰ—ਸਰੀਰ ਅਤੇ ਗਿਆਨ-ਇੰਦ੍ਰੇ । ਸੋਹਾਇਆ—ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । ਅਰਪਿ—ਭੇਟਾ ਕਰ ਕੇ । ਸੀਗਾਰ—ਆਤਮਕ ਜੀਵਨ ਦਾ ਸੁਹਜ । ਪ੍ਰਭ ਸਾਚੇ ਭਾਇਆ—ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ । ਪਰੁ ਕੀਜੈ—ਚੰਗੀ ਤਰ੍ਹਾਂ ਕਰਨਾ ਚਾਹੀਦਾ ਹੈ । ਅੰਕਿ—ਗੋਦ ਵਿਚ ।੩।

**ਅਰਥ :**—ਹੇ ਭਾਈ ! ਜਿਹੜਾ ਮਨੁੱਖ ਆਪਣੇ ਅੰਦਰ ਪ੍ਰਭੂ ਦੀ ਅਮੋਲਕ ਸਿਫਤਿ-ਸਾਲਾਹ ਨੂੰ ਪ੍ਰੇ ਰੱਖਦਾ ਹੈ, ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਨਾਮ ਨੂੰ ਪਿਆਰਦਾ ਹੈ, ਹਰਿ-ਨਾਮ ਨਾਲ ਪਿਆਰ ਪਾਈ ਰੱਖਦਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ (ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ, (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ । (ਉਸ ਮਨੁੱਖ ਦੇ) ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਵਾਲਾ ਤੇਜ਼ ਚਾਨਣ ਮਘ ਪੈਂਦਾ ਹੈ, ਉਸ ਦੇ ਸਾਰੇ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । (ਉਹ ਮਨੁੱਖ ਆਪਣਾ) ਸਰੀਰ ਭੇਟ ਕਰ ਕੇ, (ਆਪਣਾ) ਮਨ ਭੇਟ ਕਰ ਕੇ ਆਤਮਕ ਜੀਵਨ ਦਾ ਸੁਹਜ ਪੈਦਾ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਨਾਨਕ ! (ਉਹ ਮਨੁੱਖ ਸਦਾ ਪ੍ਰਭੂ ਦੀ) ਗੋਦ ਵਿਚ ਲੀਨ ਰਹਿੰਦਾ ਹੈ (ਉਸ ਦੀ ਇਹ ਸਰਧਾ ਬਣੀ ਰਹਿੰਦੀ ਹੈ ਕਿ) ਜੇ ਕੁਝ ਪ੍ਰਭੂ ਹੁਕਮ ਕਰਦਾ ਹੈ, ਉਹੀ ਧਿਆਨ ਨਾਲ ਕਰਨਾ ਚਾਹੀਦਾ ਹੈ (ਪ੍ਰਭੂ ਦੀ ਰਜ਼ਾ ਵਿਚ ਪੂਰਨ ਤੌਰ ਤੇ ਰਾਜ਼ੀ ਰਹਿਣਾ ਚਾਹੀਦਾ ਹੈ) ।੩।

**ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਵ ਬਣਾਈ ॥ ਨਾਨਕ ਪ੍ਰਭੂ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥ {ਪੰਨਾ ੭੭੫}**

**ਪਦ ਅਰਥ :**—ਪ੍ਰਭਿ—ਪ੍ਰਭੂ ਨੇ । ਕਾਜੁ—ਵਿਆਹ ਦਾ ਕਾਰਜ । ਰਚਾਇਆ—ਰਚਾ ਦਿੱਤਾ, ਆਰੰਭ ਕਰ ਦਿੱਤਾ । ਗੁਰਮੁਖਿ—ਗੁਰੂ ਦੀ ਰਾਹੀਂ । ਸਾਧਨ—(ਉਹ) ਜੀਵ-ਇਸਤ੍ਰੀ । ਕੰਤ ਪਿਆਰੀ—ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ । ਮਿਲਿ—ਮਿਲ ਕੇ । ਮੰਗਲ—ਸਿਫਤਿ-ਸਾਲਾਹ ਦੇ ਗੀਤ । ਸਵਾਰੀ—ਸੋਹਣੇ ਜੀਵਨ ਵਾਲੀ ਬਣਾ ਦਿੱਤੀ । ਸੁਰਿ—ਦੇਵਤੇ । ਸੁਰਿ ਨਰ—ਦੈਵੀ ਸੁਭਾਉ ਵਾਲੇ ਮਨੁੱਖ । ਗਣ—ਸ਼ਿਵ ਜੀ ਦੇ ਉਪਾਸ਼ਕ । ਗੰਧਰਬ—ਦੇਵਤਿਆਂ ਦੇ ਰਾਗੀ । ਸੁਰਿ....ਗੰਧਰਬ—ਉੱਚੇ ਜੀਵਨ ਵਾਲੇ ਸੰਤ-ਜਨ । ਅਪੂਰਬ—ਜਿਹੜੀ ਪਹਿਲਾਂ ਵੇਖਣ ਵਿਚ ਨਾਹ ਆਈ ਹੋਵੇ {ਅ-ਪੂਰਬ} । ਪ੍ਰਭੂ ਮੈ—ਮੈ ਪ੍ਰਭੂ, ਮੇਰਾ ਪ੍ਰਭੂ । ਸਾਚਾ—ਸਦਾ ਕਾਇਮ ਰਹਿਣ ਵਾਲਾ । ਜਾਈ—ਜੰਮਦਾ ।੪।

**ਅਰਥ :**—ਹੇ ਭਾਈ ! ਹਰੀ ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਵਿਆਹ ਦਾ) ਕੰਮ ਰਚ ਦਿੱਤਾ, ਉਸ ਨੂੰ ਉਹ ਗੁਰੂ ਦੀ ਰਾਹੀਂ ਵਿਆਹੁਣ ਲਈ ਆ ਪਹੁੰਚਿਆ (ਜਿਹੜੀ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਨਾ ਚਾਹੁੰਦਾ ਹੈ, ਉਸ ਨੂੰ ਗੁਰੂ ਦੀ ਸਰਨ ਵਿਚ ਟਿਕਾਂਦਾ ਹੈ) ।

ਹੇ ਭਾਈ ! (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ ਆਪਣੇ ਨਾਲ ਜੋੜਨ ਦੀ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ । ਉਹ ਜੀਵ-ਇਸਤ੍ਰੀ ਸੰਤ ਜਨਾਂ ਨਾਲ ਮਿਲ ਕੇ ਪ੍ਰਭੂ-ਪਤੀ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦੀ ਹੈ, ਪ੍ਰਭੂ ਆਪ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ।

(ਜਿਵੇਂ ਵਿਆਹ ਦੇ ਸਮੇਂ ਜਾਂਵੀ ਰਲ ਕੇ ਆਉਂਦੇ ਹਨ, ਤਿਵੇਂ ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ) ਦੈਵੀ ਗੁਣਾਂ ਵਾਲੇ ਸੰਤ ਜਨ, ਪ੍ਰਭੂ ਦੀ ਸਿਫਤਿ-ਸਾਲਾਹ ਕਰਨ ਵਾਲੇ ਭਗਤ-ਜਨ ਮਿਲ ਕੇ ਆਉਂਦੇ ਹਨ (ਉਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਵਿਆਹ ਕਰਨ ਲਈ) ਇਕ ਅਦੁਤੀ ਜੰਵ ਬਣਾਂਦੇ ਹਨ । ਹੇ ਨਾਨਕ (ਸਤ ਸੰਗੀਆਂ ਦੀ ਉਸ ਜੰਵ ਦੀ ਬਰਕਤਿ ਨਾਲ, ਭਾਵ, ਉਸ ਸਤਸੰਗ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੂੰ) ਉਹ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਕਦੇ ਜੰਮਦਾ ਮਰਦਾ ਨਹੀਂ ।੪।੧।੩।

**ਰਾਗੁ ਸੂਹੀ ਛੰਤ ਮਹਲਾ ੪ ਘਰੁ ੩**

**ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹੁ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ {ਪੰਨਾ ੭੭੪}**

**ਪਦ ਅਰਥ :**—ਆਵਹੋ—ਆਵਹੁ, ਆਓ । ਸੰਤ ਜਨਹੁ—ਹੇ ਸੰਤ ਜਨੋ ! ਗਾਵਹ—ਆਓ, ਅਸੀ ਗਾਵੀਏ । ਕੇਰੇ—ਦੇ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਮਿਲਿ ਰਹੀਐ—(ਪ੍ਰਭੂ-ਚਰਨਾਂ ਵਿਚ) ਖੜੇ ਰਹਿਣਾ ਚਾਹੀਦਾ ਹੈ । ਘਰਿ—(ਹਿਰਦੇ-) ਘਰ ਵਿਚ । ਵਾਜਹਿ—ਵੱਜ ਪੈਂਦੇ ਹਨ, ਆਪਣਾ ਪ੍ਰਭਾਵ ਪਾਈ ਰੱਖਦੇ ਹਨ । ਸਬਦ—(ਪਰਮਾਤਮਾ ਦੀ ਸਿਫਤਿ-ਸਾਲਾਹ ਦੇ) ਸ਼ਬਦ । ਘਨੇਰੇ—ਅਨੇਕਾਂ, ਬਹੁਤ । ਪ੍ਰਭ—ਹੇ ਪ੍ਰਭੂ ! ਥਾਈ—ਥਾਈਂ, ਥਾਵਾਂ ਵਿਚ । ਅਹਿ—ਦਿਨ । ਨਿਸਿ—ਰਾਤ । ਜਪੀ—ਜਪੀਂ, ਮੈਂ ਜਪਦਾ ਰਹਾਂ । ਸਾਲਾਹੀ—ਸਾਲਾਹੀਂ, ਮੈਂ ਸਲਾਹੁੰਦਾ ਰਹਾਂ । ਸਾਚ ਸਬਦਿ—ਸਦਾ-ਥਿਰ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ । ਲਿਵ ਲਾਈ—ਲਿਵ ਲਾਈਂ, ਸੁਰਤਿ ਜੋੜੀ ਰੱਖਾਂ । ਅਨਦਿਨੁ—{ਅਨੁਦਿਨੇ} ਹਰ ਰੋਜ਼, ਹਰ ਵੇਲੇ । ਸਹਜਿ—ਆਤਮਕ ਅਡੋਲਤਾ ਵਿਚ । ਰੰਗਿ—ਪ੍ਰੇਮ-ਰੰਗ ਵਿਚ । ਰਾਤਾ ਰਹੈ—ਰੰਗਿਆ ਰਹਿੰਦਾ ਹੈ । ਰਿਦ ਪੂਜਾ—ਹਿਰਦੇ ਦੀ ਪੂਜਾ (ਬਣਾਂਦਾ ਹੈ) । ੧।

**ਅਰਥ :**—ਹੇ ਸੰਤ ਜਨੋ ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ । (ਹੇ ਸੰਤ ਜਨੋ ! ) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ ।

ਹੇ ਪ੍ਰਭੂ ! (ਜਿਉਂ ਜਿਉਂ) ਤੇਰੀ ਸਿਫਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ । (ਹੇ ਪ੍ਰਭੂ ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ ।

ਹੇ ਨਾਨਕ ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ । ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ । ੧।

**ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭੁ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ {ਪੰਨਾ ੨੨੫}**

**ਪਦ ਅਰਥ :**—ਰਵਿ ਰਹਿਆ—ਵਿਆਪਕ ਹੈ । ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ । ਸਬਦਿ—ਸ਼ਬਦ ਦੀ ਰਾਹੀਂ । ਰਵੈ—ਸਿਮਰਦਾ ਹੈ । ਘਟਿ ਘਟਿ—ਹਰੇਕ ਸਰੀਰ ਵਿਚ । ਰਵਿਆ—ਵਿਆਪਕ । ਸੋਈ—ਉਹੀ । ਸਚੁ—ਸਦਾ-ਥਿਰ ਪ੍ਰਭੂ । ਪਾਈਐ—ਮਿਲਦਾ ਹੈ । ਸਹਜਿ—ਆਤਮਕ ਅਡੋਲਤਾ ਵਿਚ । ਸਮਾਈਐ—ਟਿਕੇ ਰਹਿੰਦਾ ਹੈ । ਅਵਰੁ—ਹੋਰ । ਸਹਜੇ—ਆਤਮਕ ਅਡੋਲਤਾ ਵਿਚ (ਟਿਕ ਕੇ) । ਗਾਵਾ—ਗਾਵਾਂ, ਮੈਂ ਗਾ ਸਕਦਾ ਹਾਂ । ਪ੍ਰਭੁ ਭਾਵਾ—ਪ੍ਰਭੂ ਨੂੰ ਭਾਵਾਂ, ਪ੍ਰਭੂ ਨੂੰ ਚੰਗਾ ਲੱਗਾਂ । ਆਪੇ—ਆਪ ਹੀ । ਸਬਦੇ—ਸ਼ਬਦ ਦੀ ਰਾਹੀਂ । ਜਾਪੈ—ਜਾਣਿਆ ਜਾ ਸਕਦਾ ਹੈ, ਡੂੰਘੀ ਸਾਂਝ ਪੈ ਸਕਦੀ ਹੈ । ਅਹਿ—ਦਿਨ । ਨਿਸਿ—ਰਾਤ । ੨।

**ਅਰਥ :**—ਹੇ ਭਾਈ ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ । (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ । (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ ।



ਹੇ ਭਾਈ ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਬਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ।

ਹੇ ਭਾਈ ! (ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ । ਹੇ ਨਾਨਕ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।੨।

**ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ {ਪੰਨਾ ੨੨੫}**

**ਪਦ ਅਰਥ :**—ਜਗੋ—ਜਗੁ, ਜਗਤ । ਦੁਤਰੁ—{ਦੁਸ਼ਟਰ} ਜਿਸ ਤੋਂ ਪਾਰ ਲੰਘਣਾ ਔਖਾ ਹੈ । ਮਨਮੁਖੁ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਪਾਰਿ ਨ ਪਾਈ—ਪਰਲੇ ਪਾਸੇ ਨਹੀਂ ਪਹੁੰਚ ਸਕਦਾ । ਅੰਤਰੇ—(ਮਨਮੁਖ ਦੇ) ਅੰਦਰ ਹੀ । ਮਮਤਾ—ਅਪਣੱਤ, ਮਲਕੀਅਤ ਦੀ ਲਾਲਸਾ । ਥਾਇ—ਥਾਂ ਵਿਚ । ਥਾਇ ਨ ਪਾਈ—(ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ । ਬਿਰਥਾ—ਵਿਅਰਥ {ਬਿਥਾ} । ਜਮ ਮਗਿ—ਜਮਰਾਜ ਦੇ ਰਸਤੇ ਉੱਤੇ । ਪਾਵੈ—ਸਹਿੰਦਾ ਹੈ । ਅੰਤਿ—ਆਖਰ ਵੇਲੇ, ਅੰਤ ਵੇਲੇ । ਕੋ—ਕੋਈ ਮਨੁੱਖ । ਬੇਲੀ—ਮਦਦਗਾਰ । ਸੁਤੁ—ਪੁੱਤਰ । ਭਾਈ—ਭਰਾ । ਪਸਾਰਾ—ਖਿਲਾਰਾ । ਆਗੈ—ਪਰਲੋਕ ਵਿਚ । ਸਾਥਿ—ਨਾਲ ।੩।

**ਅਰਥ :**—ਹੇ ਭਾਈ ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂ) ਪਾਰ ਲੰਘਣਾ ਔਖਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇ) ਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ ।

ਹੇ ਭਾਈ ! (ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ । (ਉਹ ਮਨੁੱਖ ਸਾਰੀ ਉਮਰ) ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ । ਹੇ ਭਾਈ ! (ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ—ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ । ਹੇ ਨਾਨਕ ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ ।੩।

**ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰੁ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੂ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ {ਪੰਨਾ ੨੨੫}**

**ਪਦ ਅਰਥ :**—ਹਉ—ਹਉਂ, ਮੈਂ । ਪੂਛਉ—ਪੂਛਉਂ, ਮੈਂ ਪੁੱਛਦਾ ਹਾਂ । ਕਿਨ ਬਿਧਿ—ਕਿਸ ਤਰੀਕੇ ਨਾਲ ? ਦੁਤਰੁ—ਔਖਿਆਈ ਨਾਲ ਤਰਿਆ ਜਾ ਸਕਣ ਵਾਲਾ ਸਮੁੰਦਰ । ਤਰੀਐ—ਤਰਿਆ ਜਾ ਸਕਦਾ ਹੈ । ਸਤਿਗੁਰੁ ਭਾਇ—ਗੁਰੂ ਦੀ ਰਜਾ ਵਿਚ । ਇਵ—ਇਸ ਤਰ੍ਹਾਂ । ਮਰੀਐ—ਮਰ ਸਕੀਦਾ ਹੈ, ਵਿਕਾਰਾਂ ਵਲੋਂ ਮੁਰਦਾ ਹੋ ਜਾਈਦਾ ਹੈ । ਭਉਜਲੁ—ਸੰਸਾਰ-ਸਮੁੰਦਰ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਨਾਮਿ—ਨਾਮ ਵਿਚ । ਸਮਾਵੈ—

ਲੀਨ ਰਹਿੰਦਾ ਹੈ । ਵਡਭਾਗੀ—ਵੱਡੇ ਭਾਗਾਂ ਨਾਲ । ਸਚਿ—ਸਦਾ-ਥਿਰ ਵਿਚ । ਸਚਿ ਨਾਮਿ—ਸਦਾ-ਥਿਰ ਹਰਿ-  
ਨਾਮ ਵਿਚ । ਲਿਵ ਲਾਵੈ—ਸੁਰਤਿ ਜੋੜੀ ਰੱਖਦਾ ਹੈ । ਪਰਗਾਸੁ—ਆਤਮਕ ਜੀਵਨ ਦੀ ਸੂਝ ਨਾਲ ਰੋਸ਼ਨ ।  
ਮਾਨਿਆ—ਪਤੀਜ ਜਾਂਦਾ ਹੈ । ਵਡਿਆਈ—ਇੱਜ਼ਤ, ਸੋਭਾ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਜੋਤੀ—ਪ੍ਰਭੂ ਦੀ  
ਜੋਤਿ ਵਿਚ । ਜੋਤਿ—ਜਿੰਦੇ ।੪।

**ਅਰਥ :**—ਹੇ ਭਾਈ ! (ਜਦੋਂ) ਮੈਂ (ਨਾਮ ਦੀ) ਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-  
ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜਾ ਵਿਚ (ਜੀਵਨ-  
ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ । (ਗੁਰੂ ਦੀ  
ਰਜਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਚੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ  
ਜਾਈਦਾ ਹੈ । (ਕਿਉਂਕਿ) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ  
ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ  
ਸੁਰਤਿ ਜੋੜੀ ਰੱਖਦਾ ਹੈ । ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ, ਉਸ ਦਾ ਮਨ  
ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ । ਹੇ  
ਨਾਨਕ ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ  
ਵਿਚ ਇਕ-ਮਿਕ ਹੋਈ ਰਹਿੰਦੀ ਹੈ ।੪।੧।੪।